




# ਲੁਧਿਆਣਾ 'ਚ ਰਸੋਈ ਗੈਸ ਸਿਲੰਡਰ ਫਟਣ ਨਾਲ ਹੋਇਆ ਧਮਾਕਾ ! ਬਜ਼ੁਰਗ ਸਣੇ 3 ਜੀਅ ਬੁਰੀ ਤਰ੍ਹਾਂ ਝੁਲਸੇ

ਲੁਧਿਆਣਾ 2 ਸਤੰਬਰ। ਚੰਡੀਗੜ੍ਹ ਰੋਡ ਸਥਿਤ ਸੈਕਟਰ 32-ਏ ਸਥਿਤ ਬੀਕਾਨੇਰ ਸਵੀਟ ਸ਼ਾਪ ਕੋਲ ਇਕ ਘਰ 'ਚ ਸਿਲੰਡਰ ਫਟਣ ਕਾਰਨ ਵੱਡਾ ਧਮਾਕਾ ਵਾਪਰ ਗਿਆ। ਸਿਲੰਡਰ 'ਚ ਹੋਏ ਧਮਾਕੇ ਤੋਂ ਬਾਅਦ ਘਰ 'ਚ ਅੱਗ ਲੱਗ ਗਈ। ਇਸ ਹਾਦਸੇ 'ਚ ਘਰ 'ਚ ਮੌਜੂਦ ਬਜ਼ੁਰਗ ਔਰਤ ਸਮੇਤ 3 ਵਿਅਕਤੀ ਬੁਰੀ ਤਰ੍ਹਾਂ ਝੁਲਸੇ ਗਏ। ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਹਾਦਸੇ 'ਚ ਇਕ ਪਾਲਤੂ ਕੁੱਤਾ ਜਿਉਂਦਾ ਸੜ ਗਿਆ, ਜਦੋਂਕਿ ਦੂਜੇ ਪਾਲਤੂ ਕੁੱਤੇ ਨੇ ਆਪਣੀ ਸੁਝ-ਬੁਝ ਨਾਲ ਆਪਣੀ ਜਾਨ ਬਚਾ ਲਈ। ਹਾਦਸਾ ਸਵੇਰੇ 11.30 ਵਜੇ ਦੇ ਕਰੀਬ ਵਾਪਰਿਆ। ਆਸ-ਪਾਸ ਦੇ ਲੋਕਾਂ ਨੇ ਵਾਇਰ ਬ੍ਰਿਗੇਡ ਨੂੰ ਹਾਦਸੇ ਦੀ ਜਾਣਕਾਰੀ ਦਿੱਤੀ ਤਾਂ ਮੌਕੇ 'ਤੇ ਪੁੱਜੇ ਵਾਇਰ ਟੈਂਡਰਾਂ ਨੇ ਅੱਗ 'ਤੇ ਕਾਬੂ ਪਾਉਣ ਦਾ ਯਤਨ ਕੀਤਾ ਪਰ ਅੱਗ ਕਾਫੀ ਜ਼ਿਆਦਾ ਵਧ ਜਾਣ ਕਾਰਨ ਵਾਇਰ ਬ੍ਰਿਗੇਡ ਦੀਆਂ 2 ਵਾਧੂ ਗੱਡੀਆਂ ਬੁਲਾਉਣੀਆਂ ਪਈਆਂ। ਸਖਤ ਮੁਸ਼ਕਤ ਤੋਂ ਬਾਅਦ ਕਰੀਬ 1 ਘੰਟੇ ਬਾਅਦ ਅੱਗ 'ਤੇ ਕਾਬੂ ਪਾਇਆ।

ਉਨ੍ਹਾਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਉਨ੍ਹਾਂ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਬਾਹਰ ਕੱਢਿਆ ਇਲਾਕੇ 'ਚ ਚੀਕ-ਚਿਹਾੜਾ ਸੁਣਿਆ ਤਾਂ ਮੌਕੇ 'ਤੇ ਪੁੱਜ ਕੇ ਉਨ੍ਹਾਂ ਨੂੰ ਬਚਾਇਆ। ਹਾਦਸੇ 'ਚ ਘਰ ਦਾ ਇਕ ਪਾਲਤੂ ਕੁੱਤਾ ਜਿਉਂਦਾ ਸੜ ਗਿਆ। ਵਾਇਰ ਬ੍ਰਿਗੇਡ ਮੁਤਾਬਕ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਮਿਲੀ ਤਾਂ ਉਹ 5 ਮਿੰਟ ਦੇ ਅੰਦਰ ਮੌਕੇ 'ਤੇ ਪੁੱਜ ਗਏ ਸਨ ਪਰ ਉਦੋਂ ਤੱਕ ਅੱਗ ਕਾਫੀ ਵਧ ਚੁੱਕੀ ਸੀ। ਉਨ੍ਹਾਂ ਨੇ ਕਿਸੇ ਤਰ੍ਹਾਂ ਅੱਗ 'ਤੇ ਕਾਬੂ ਪਾ ਲਿਆ। ਉਨ੍ਹਾਂ ਨੇ ਦਾਅਵਾ ਕੀਤਾ ਕਿ ਘਰ 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ। ਉਨ੍ਹਾਂ ਨੇ ਸਿਲੰਡਰ ਫਟਣ ਵਰਗੀ ਕਿਸੇ ਗੱਲ ਤੋਂ ਇਨਕਾਰ ਕਰ ਦਿੱਤਾ। ਸੈਕਟਰ 32-ਏ ਦੇ ਮਕਾਨ ਨੰ. 2099 ਵਿਚ ਮਕਾਨ ਮਾਲਕ ਅਤੇ ਕਿਰਾਏਦਾਰ ਦਰਮਿਆਨ ਕਿਰਾਏ ਸਬੰਧੀ ਆਪਸੀ ਝਗੜਾ ਚੱਲ ਰਿਹਾ ਸੀ। ਜਾਣਕਾਰੀ ਮੁਤਾਬਕ ਮਕਾਨ 'ਤੇ ਕਾਬਜ ਕਿਰਾਏਦਾਰ ਨੇ 2021 ਤੋਂ ਹੁਣ ਤੱਕ ਕਿਰਾਇਆ ਨਹੀਂ ਦਿੱਤਾ ਸੀ। ਇਹ ਮਾਮਲਾ ਕੋਰਟ 'ਚ ਚੱਲ ਰਿਹਾ ਸੀ। ਇਸ ਮਾਮਲੇ 'ਚ ਕੋਰਟ ਨੇ 17 ਅਪ੍ਰੈਲ ਨੂੰ ਮਕਾਨ ਖਾਲੀ ਕਰਨ ਦਾ ਹੁਕਮ ਦਿੱਤਾ ਸੀ ਪਰ ਘਰ ਵਿਚ ਅੱਜ ਅੱਗ ਲੱਗ ਗਈ।

ਅੱਗ ਲੱਗਣ ਕਾਰਨ ਘਰ ਦਾ ਸਮਾਨ ਸੜ ਕੇ ਸੁਆਹ ਹੋ ਗਿਆ। ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ 11.30 ਵਜੇ ਚੰਡੀਗੜ੍ਹ ਰੋਡ ਸਥਿਤ ਸੈਕਟਰ 32-ਏ ਸਥਿਤ ਬੀਕਾਨੇਰ ਸਵੀਟ ਸ਼ਾਪ ਦੇ ਕੋਲ ਮਕਾਨ ਨੰ. 2099 'ਚ ਸਿਲੰਡਰ ਫਟਣ ਕਾਰਨ ਅੱਗ ਲੱਗ ਗਈ। ਇਸ ਨਾਲ ਘਰ 'ਚ ਰੱਖੇ ਹੋਏ ਗੈਸ ਸਿਲੰਡਰ ਅੱਗ ਲੱਗ ਗਈ। ਇਸ ਹਾਦਸੇ 'ਚ ਘਰ 'ਚ ਮੌਜੂਦ 3 ਵਿਅਕਤੀ ਝੁਲਸੇ ਗਏ।



## ਗੈਰ-ਕਾਨੂੰਨੀ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਹਰ ਪਾਸੇ ਫੈਲਿਆ ਧੂੰਆਂ ਹੀ ਧੂੰਆਂ

ਗਾਜੀਆਬਾਦ 2 ਸਤੰਬਰ। ਉੱਤਰ ਪ੍ਰਦੇਸ਼ ਦੇ ਗਾਜੀਆਬਾਦ ਦੇ ਖੇੜਾ ਕਾਲੋਨੀ ਵਿਚ ਸ਼ਨੀਵਾਰ ਨੂੰ ਹਸਪਤਾਲ ਨੇੜੇ ਇਕ ਕਬਾੜ ਦੇ ਗੋਦਾਮ 'ਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿਚ ਹੜਤਾਲ-ਦਫ਼ਤਰੀ ਮਚ ਗਈ। ਪੂਰੇ ਇਲਾਕੇ ਵਿਚ ਧੂੰਆਂ ਹੋਣ ਕਾਰਨ ਆਲੇ-ਦੁਆਲੇ ਦੇ ਲੋਕਾਂ ਨੂੰ ਮੁਸ਼ਕਲ ਹੋਈ। ਦੱਸਿਆ ਜਾ ਰਿਹਾ ਹੈ ਕਿ ਕਬਾੜ ਦਾ ਗੋਦਾਮ ਗੈਰ-ਕਾਨੂੰਨੀ ਰੂਪ ਨਾਲ ਬਣਾਇਆ ਗਿਆ ਸੀ। ਸਥਾਨਕ ਪੁਲਸ ਅਤੇ ਵਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਮੌਕੇ 'ਤੇ ਅੱਗ ਬੁਝਾਉਣ ਦਾ ਕੰਮ ਕੀਤਾ ਗਿਆ। ਇਸ ਲਈ ਨੋਇਦਾ ਤੋਂ ਵੀ ਵਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ। ਮੁੱਖ ਵਾਇਰ ਅਫਸਰ ਰਾਹੁਲ ਪਾਲ ਮੁਤਾਬਕ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਅਤੇ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਾਨੂੰ ਅੱਜ ਸਵੇਰੇ ਖੇੜਾ ਕਾਲੋਨੀ ਦੇ ਇਕ ਗੋਦਾਮ 'ਚ ਅੱਗ ਲੱਗਣ ਦੀ ਸੂਚਨਾ ਮਿਲੀ। ਤੁਰੰਤ ਵੇਸਾਲੀ ਵਾਇਰ ਸਟੇਸ਼ਨ ਤੋਂ ਤਿੰਨ ਵਾਇਰ ਬ੍ਰਿਗੇਡ ਦੀਆਂ ਟੀਮਾਂ, ਸਾਹਿਬਾਬਾਦ ਸਟੇਸ਼ਨ ਤੋਂ ਦੋ ਅਤੇ ਕੋਤਵਾਲੀ ਸਟੇਸ਼ਨ ਤੋਂ ਤਿੰਨ ਵਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਨੋਇਦਾ ਸੈਕਟਰ ਤੋਂ ਇਕ ਵਾਇਰ ਬ੍ਰਿਗੇਡ ਦੀ ਟੀਮ ਪਹੁੰਚੀ। ਅੱਗ 'ਤੇ ਕਾਬੂ ਪਾਇਆ ਗਿਆ। ਹਾਲਾਂਕਿ ਅੱਗ ਲੱਗਣ ਦੇ ਕਾਰਨ ਅਜੇ ਸਾਫ ਨਹੀਂ ਹੋ ਸਕਿਆ। ਮੰਨਿਆ ਜਾ ਰਿਹਾ ਹੈ ਕਿ ਕਿਸੇ ਸ਼ਾਹੂਕਾਰ ਸਰਕਿਟ ਦੀ ਵਜ੍ਹਾ ਨਾਲ ਅੱਗ ਲੱਗੀ ਹੋਵੇਗੀ। ਗੈਰਮਿਤ ਇਹ ਰਹੀ ਕਿ ਇਸ ਘਟਨਾ ਵਿਚ ਕਿਸੇ ਦੇ ਜਖਮੀ ਹੋਣ ਦੀ ਖਬਰ ਨਹੀਂ ਹੈ। ਜੇਕਰ ਇਹ ਅੱਗ ਫੈਲ ਜਾਂਦੀ ਤਾਂ ਆਲੇ-ਦੁਆਲੇ ਦੇ ਹਿੱਸੇ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਸੀ।

## ਪੁਲਸ ਨੇ ਨਾਕੇ 'ਤੇ ਰੋਕੇ ਇੰਡੀਵਰ ਸਵਾਰ ਪਤੀ-ਪਤਨੀ, ਜਦੋਂ ਗੱਡੀ ਦੀ ਤਲਾਸ਼ੀ ਲਈ ਤਾਂ ਉੱਡੇ ਹੋਏ

ਲੁਧਿਆਣਾ 2 ਸਤੰਬਰ। ਐੱਸ. ਟੀ. ਐੱਫ. ਦੀ ਲੁਧਿਆਣਾ ਟੀਮ ਨੇ ਨਸ਼ਾ ਸਮੱਗਲਰਾਂ ਖਿੱਲਵੇ ਚਲਾਈ ਗਈ ਮੁਹਿੰਮ ਤਹਿਤ 4 ਨਸ਼ਾ ਸਮੱਗਲਰਾਂ ਨੂੰ 4 ਕਰੋੜ ਦੀ ਹੋਰੀਏਨ ਅਤੇ 2 ਟੀਮ ਨੇ ਗੱਡੀ ਦੀ ਤਲਾਸ਼ੀ ਲਈ ਤਾਂ ਡਰਾਈਵਰ ਸੀਟ ਦੇ ਬੱਲਿਓ 800 ਗ੍ਰਾਮ ਹੋਰੀਏਨ ਦੀ ਖੋਪ ਅਤੇ 2 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਗੱਡੀ ਚਲਾ ਰਹੇ ਮੁਲਜ਼ਮ 'ਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਗੁਵਤਾਰ ਮੁਲਜ਼ਮ ਜੈਨੀ ਕੁਮਾਰ ਉਸ ਦੀ ਪਤਨੀ ਪਰਜਨਾ ਦੇ ਕੰਮ 'ਚ ਉਹ ਉੱਡੇ ਹੋਏ ਹਨ ਅਤੇ ਲੁਧਿਆਣਾ 'ਚ ਉਸ ਹੋਰੀਏਨ ਦੀ ਸੁਚਾਲੀ ਟੀਮ ਦੀ ਮਾਤਾ ਨੀਲਮ ਖੋਸਲਾ ਅਤੇ ਸੋਨੀਆ ਰਾਣੀ ਪੁੱਤਰੀ ਕਵਰਭਾਨ ਨਿਵਾਸੀ ਮੁਹੱਲਾ ਕੋਟ ਮੰਗਲ ਸਿੰਘ ਅੱਗੇ ਗਾਹਕਾਂ ਨੂੰ ਕਰਦੇ ਹਨ, ਜਿਸ ਤੋਂ ਬਾਅਦ ਪੁਲਸ ਨੇ ਦੋਵੇਂ ਔਰਤਾਂ ਨੂੰ ਵੀ ਉਕਤ ਮਾਮਲੇ 'ਚ ਗੁਵਤਾਰ ਕੀਤਾ ਗਿਆ। ਇਚਾਰਜ ਰਹਿਲ ਨੇ ਦੱਸਿਆ ਕਿ ਮੁਲਜ਼ਮ ਜੈਨੀ ਕੁਮਾਰ 'ਤੇ ਪਹਿਲਾਂ ਵੀ ਨਸ਼ਾ ਦੀ ਪਛਾਣ ਜੈਨੀ ਕੁਮਾਰ ਉਕਤ ਜੈਨੀ ਮਾਲਵਾ ਪੁੱਤਰ ਪਵੀਨ ਕੁਮਾਰ ਅਤੇ ਜੈਨੀ ਦੀ ਪਤਨੀ ਪਰਜਨਾ (19) ਨਿਵਾਸੀ ਮੁਹੱਲਾ ਕੋਟ ਮੰਗਲ ਸਿੰਘ ਵਜੋਂ ਕੀਤੀ ਗਈ। ਪੁਲਸ ਟੀਮ ਨੇ ਤੁਰੰਤ ਦੋਵਾਂ ਮੁਲਜ਼ਮਾਂ ਨੂੰ ਗੁਵਤਾਰ ਕਰ ਕੇ ਮੁਲਜ਼ਮਾਂ 'ਤੇ ਖਿਲਾਫ ਮੋਹਾਲੀ ਐੱਸ. ਟੀ. ਐੱਫ. ਪੁਲਸ ਥਾਣੇ

## ਪਟਿਆਲਾ 'ਚ ਭਿਆਨਕ ਸੜਕ ਹਾਦਸਾ, ਪੀ. ਆਰ. ਟੀ. ਸੀ. ਬੱਸ ਤੇ ਟਿੱਪਰ ਵਿਚਾਲੇ ਹੋਈ ਟੱਕਰ


ਪਟਿਆਲਾ 2 ਸਤੰਬਰ। ਪਟਿਆਲਾ ਵਿਖੇ ਪੀ. ਆਰ. ਟੀ. ਸੀ. ਦੀ ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਬੱਸ ਦੀ ਟਿੱਪਰ ਨਾਲ ਜਬਰਦਸਤ ਟੱਕਰ ਹੋਣ ਕਰਕੇ ਵਾਪਰਿਆ। ਬੱਸ ਦੇ ਡਰਾਈਵਰ, ਕੰਡਕਟਰ ਸਮੇਤ ਬੱਸ ਵਿਚ ਸਵਾਰ ਕਈ ਸਵਾਰੀਆਂ ਜਖਮੀ ਹੋਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਮਗਰੋਂ ਉਕਤ ਬੱਸ ਪਟਨੀਆਂ ਖਾਂਦੇ ਹੋਏ ਖੇਤਾਂ ਵਿਚ ਜਾ ਕੇ ਪਲਟ ਗਈ। ਇਹ ਹਾਦਸਾ ਪਟਿਆਲਾ ਦੇ ਚੀਕੋ ਰੋਡ 'ਤੇ ਵਾਪਰਿਆ। ਮੌਕੇ ਉੱਤੇ ਮੌਜੂਦ ਰਾਹਗੀਰਾਂ ਵੱਲੋਂ ਬੜੀ ਮੁਸ਼ਕਲ ਦੇ ਨਾਲ ਬੱਸ ਦੇ ਸ਼ੀਸ਼ੇ ਤੱਕ ਕੇ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਹੈ। ਮੌਕੇ 'ਤੇ ਪੁਲਸ ਵੱਲੋਂ ਪਹੁੰਚ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ 50 ਦੇ ਕਰੀਬ ਬੱਸ ਵਿਚ ਸਵਾਰੀਆਂ ਸਨ। ਮੌਕੇ ਉੱਤੇ ਜਖਮੀ ਸਵਾਰੀਆਂ ਨੂੰ ਜੇਹੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਡਰਾਈਵਰ ਅਤੇ ਕੰਡਕਟਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

## ਹਥਿਆਰਾਂ ਦੀ ਨੌਕ 'ਤੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 4 ਪਿਸਤੌਲਾਂ ਤੇ ਹੋਰ ਸਾਮਾਨ ਸਣੇ 2 ਗਿ੍ਹਤਾਰ

ਅੰਮ੍ਰਿਤਸਰ 2 ਸਤੰਬਰ। ਗੰਨ ਪੁਆਇੰਟ 'ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੱਜਾਮ ਦੇਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਕਮਿਸ਼ਨਰੇਟ ਪੁਲਸ ਨੇ ਦੋ ਲੁੱਟੇਰਿਆਂ ਨੂੰ ਗਿ੍ਹਤਾਰ ਕੀਤਾ ਹੈ, ਜਿਨ੍ਹਾਂ ਵਿਚ ਕਨਿਸਕ ਕੁੰਦਰਾ ਉਰਫ ਪਹਿਲਵਾਨ ਅਤੇ ਗੁਰਪ੍ਰੀਤ ਸਿੰਘ ਨਿਹਾਲ ਸ਼ਾਮਲ ਹਨ, ਜਿਨ੍ਹਾਂ ਨੂੰ 16-17 ਅਪ੍ਰੈਲ ਨੂੰ ਗਿ੍ਹਤਾਰ ਕੀਤਾ ਗਿਆ ਸੀ। ਪੁਲਸ ਨੇ ਦੋਵਾਂ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ 32 ਬੋਰ ਦੇ ਚਾਰ ਪਿਸਤੌਲ, ਇਕ ਏਅਰ ਪਿਸਤੌਲ, ਚਾਰ ਕਾਰਡੂਸ ਅਤੇ ਇਕ ਜਾਅਲੀ ਨੰਬਰ ਲੱਗਾ ਮੋਟਰਸਾਈਕਲ ਬਰਾਮਦ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖਿੱਲਵੇ ਕੇਸ ਦਰਜ ਕਰ ਕੇ ਉਨ੍ਹਾਂ ਨੂੰ ਮਾਣਯੋਗ ਅਦਾਲਤ ਦੇ ਨਿਰਦੇਸ਼ਾਂ 'ਤੇ ਜਾਂਚ ਲਈ ਪੁਲਸ ਰਿਮਾਂਡ 'ਤੇ ਲਿਆ ਹੈ, ਜਿਸ ਦੌਰਾਨ ਉਨ੍ਹਾਂ ਤੋਂ ਬਾਗੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਮੁਲਜ਼ਮ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਰਦਿਆਂ ਦੱਸਿਆ ਕਿ ਇਨਪੁਟ ਦੇ ਆਧਾਰ 'ਤੇ ਕਨਿਸਕ ਕੁੰਦਰਾ ਨੂੰ ਕੇਪਨੀ ਬਾਗ ਨੇੜਿਓਂ ਕਾਬੂ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਉਸ ਦੇ ਸਾਥੀ ਗੁਰਪ੍ਰੀਤ ਨੂੰ ਗਿ੍ਹਤਾਰ ਕੀਤਾ ਗਿਆ ਸੀ ਅਤੇ ਪੁਲਸ ਰਿਮਾਂਡ 'ਤੇ ਲੈ ਗਈ ਸੀ। ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਪਤਾ ਲੱਗਾ ਹੈ ਕਿ ਕਨਿਸਕ ਕੁੰਦਰਾ ਖਿੱਲਵੇ ਲੁੱਟ-ਖੋਹ ਦੇ ਦੋ ਮਾਮਲੇ ਦਰਜ ਹਨ।


## ਕਿਸ਼ਤੀ ਪਲਟਣ ਨਾਲ ਬਿਆਸ ਨਦੀ 'ਚ ਡਿੱਗੇ ਪਤੀ-ਪਤਨੀ, ਹਾਦਸੇ 'ਚ ਪਤੀ ਦੀ ਮੌਤ

ਸ਼ਿਮਲਾ 2 ਸਤੰਬਰ। ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਮੰਡੀ ਸਦਰ ਉਪਮੰਡਲ ਦੇ ਤਰਨੋਹ ਪਿੰਡ 'ਚ ਸ਼ੁੱਕਰਵਾਰ ਸ਼ਾਮ ਇਕ ਦੁਖਦ ਘਟਨਾ ਵਾਪਰੀ। ਜਿਸ 'ਚ ਵਾਇਰ-ਟਿਊਬ ਨਾਲ ਬਣੀ ਕਿਸ਼ਤੀ ਪਲਟਣ ਨਾਲ ਪਤੀ-ਪਤਨੀ ਨਦੀ 'ਚ ਡਿੱਗ ਗਏ ਅਤੇ ਹਾਦਸੇ 'ਚ ਪਤੀ ਦੀ ਮੌਤ ਹੋ ਗਈ, ਜਦੋਂ ਕਿ ਪਤਨੀ ਨੂੰ ਸਥਾਨਕ ਲੋਕਾਂ ਨੇ ਬਚਾ ਲਿਆ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੰਡੀ ਸ਼ਹਿਰ ਦੇ ਭਉਲੀ 'ਚ ਰਹਿਣ ਵਾਲੇ ਅਤੇ ਇੱਥੇ ਮਨਿਆਈਆਂ ਦਾ ਕਾਰੋਬਾਰ ਕਰਨ ਵਾਲੇ ਰੁਪਾਲ ਪਤਨੀ ਵੀਨਾ ਦੇਵੀ ਨਾਲ ਤਰਨੋਹ ਪੰਚਾਇਤ ਦੇ ਚਰੋਗੀ ਪਿੰਡ 'ਚ ਵਿਆਹ ਸਮਾਰੋਹ ਜਾ ਰਹੇ ਸਨ। ਉਹ ਘੋਰ ਬਲਗ ਪਿੰਡ ਤੋਂ ਟਿਊਬ ਨਾਲ ਬਣੀ ਇਕ ਕਿਸ਼ਤੀ 'ਚ ਬੈਠੇ। ਇੱਥੇ ਪੁਲ ਨਹੀਂ ਹੈ, ਇਸ ਲਈ ਇਹ ਕਿਸ਼ਤੀ ਇਸਤੇਮਾਲ ਕੀਤੀ ਜਾਂਦੀ ਹੈ। ਬਿਆਸ ਨਦੀ ਨੂੰ ਪਾਰ ਕਰ ਰਹੇ ਪਤੀ-ਪਤਨੀ ਦੀ ਕਿਸ਼ਤੀ ਦਾ ਅਚਾਨਕ ਸੰਤੁਲਨ ਵਿਗੜਨ ਨਾਲ ਉਹ ਨਦੀ 'ਚ ਡਿੱਗ ਗਏ। ਇਸ ਹਾਦਸੇ 'ਚ ਪਤਨੀ ਵੀਨਾ ਦੇਵੀ ਨੇ ਕਿਸੇ ਤਰ੍ਹਾਂ ਰਸੀਆਂ ਦਾ ਸਹਾਰਾ ਲੈ ਕੇ ਅਤੇ ਉੱਥੇ ਮੌਜੂਦ ਲੋਕਾਂ ਨੇ ਵੀ ਰੋਸਕਿਊ ਕਰ ਕੇ ਉਸ ਨੂੰ ਬਚਾ ਲਿਆ ਪਰ ਰੁਪਾਲ ਨਦੀ 'ਚ ਡੁੱਬ ਗਏ ਅਤੇ ਉਸ ਦੀ ਮੌਤ ਹੋ ਗਈ। ਵੀਨਾ ਦੀ ਹਾਲਤ ਸਥਿਰ ਹੈ। ਸਥਾਨਕ ਲੋਕਾਂ ਨੇ ਗੋਤੋ ਲਗਾ ਕੇ ਰੁਪਾਲ ਦੀ ਲਾਸ਼ ਬਰਾਮਦ ਕਰ ਲਈ। ਉਦੋਂ ਤੱਕ ਪੁਲਸ ਵੀ ਮੌਕੇ 'ਤੇ ਪਹੁੰਚੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ।



## ਹਿਮਾਚਲ 'ਚ ਮੀਂਹ ਤੇ ਗੜੇਮਾਰੀ, ਕਈ ਦਰੱਖਤ ਉਖੜੇ, ਵਾਹਨਾਂ ਨੂੰ ਵੀ ਪਹੁੰਚਿਆ ਨੁਕਸਾਨ

ਸ਼ਿਮਲਾ 2 ਸਤੰਬਰ। ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ, ਜਿਨ੍ਹਾਂ 'ਚ ਮਨਾਲੀ ਅਤੇ ਸ਼ਿਮਲਾ ਵਰਗੇ ਪ੍ਰਮੁੱਖ ਸੈਰ-ਸਪਾਟਾ ਸਥਾਨ ਸ਼ਾਮਲ ਹਨ, 'ਚ ਸ਼ੁੱਕਰਵਾਰ ਨੂੰ ਬਿਜਲੀ ਡਿੱਗਣ ਦੇ ਨਾਲ ਮੀਂਹ ਅਤੇ ਗੜੇਮਾਰੀ ਹੋਈ, ਜਿਸ ਕਾਰਨ ਦਰੱਖਤ ਉਖੜ ਗਏ ਅਤੇ ਵਾਹਨਾਂ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਮੁਤਾਬਕ ਮਨਾਲੀ 'ਚ ਤੇਜ਼ ਹਵਾਵਾਂ ਕਾਰਨ ਇਕ ਦਰੱਖਤ ਉਖੜ ਗਿਆ, ਜਿਸ ਨਾਲ ਭੁਤਨਾਥ ਮੰਦਰ ਨੇੜੇ 9 ਵਾਹਨਾਂ ਅਤੇ ਇਕ ਘਰ ਦੀ ਛੱਤ ਡਿੱਗ ਗਈ। ਗੱਡੀ ਵਿੱਚ ਸਵਾਰ ਇੱਕ ਵਿਅਕਤੀ ਜਖਮੀ ਹੋ ਗਿਆ ਅਤੇ ਉਸ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਸ਼ਿਮਲਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਬਿਜਲੀ ਅਤੇ ਗੜੇਮਾਰੀ ਦੇ ਨਾਲ ਡੁਕ-ਡੁਕ ਕੇ ਮੀਂਹ ਪਿਆਰ ਅਤੇ ਅਸਮਾਨ ਕਾਲ ਬੱਦਲਾਂ ਨਾਲ ਢੱਕਿਆ ਹੋਇਆ ਸੀ, ਜਿਸ ਨਾਲ ਇੱਕ ਬੱਸ ਮੀਟਰ ਡੱਕ ਗਈ। ਸੂਬੇ ਦੇ ਕਈ ਹਿੱਸਿਆਂ 'ਚ ਦਰੱਖਤ ਉਖੜਨ ਅਤੇ ਗੜੇਮਾਰੀ ਹੋਣ ਦੀਆਂ ਵੀ ਖਬਰਾਂ ਹਨ। ਸਥਾਨਕ ਮੌਸਮ ਵਿਗਿਆਨ ਕੇਂਦਰ ਨੇ 22 ਅਪ੍ਰੈਲ ਤੋਂ 23 ਅਪ੍ਰੈਲ ਤੱਕ ਰਾਜ ਦੇ ਮੱਧ ਪਹਾੜੀ ਖੇਤਰਾਂ ਵਿੱਚ ਅਲਾ-ਬਲਗ ਥਾਵਾਂ 'ਤੇ ਮੀਂਹ ਅਤੇ ਉੱਚੇ ਇਲਾਕਿਆਂ ਵਿੱਚ ਕੁਝ ਥਾਵਾਂ 'ਤੇ ਮੀਂਹ ਜਾਂ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ 22 ਅਤੇ 23 ਅਪ੍ਰੈਲ ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ ਦੇ ਨਾਲ ਬਿਜਲੀ, ਗੜੇਮਾਰੀ ਅਤੇ ਡੂਫਾਨ ਦੀ 'ਘੋਲ ਅਲਰਟ' ਵੀ ਜਾਰੀ ਕੀਤੀ ਹੈ।



## ਪੰਜਾਬ 'ਚ ਤੇਜ਼ੀ ਨਾਲ ਵੱਧ ਰਿਹਾ ਇਸ ਬਿਮਾਰੀ ਦਾ ਖਤਰਾ ! ਸਾਰੇ ਜ਼ਿਲ੍ਹਿਆਂ ਲਈ ਜਾਰੀ ਹੋਏ ਸਖਤ ਹੁਕਮ

ਲੁਧਿਆਣਾ 2 ਸਤੰਬਰ। ਪੰਜਾਬ 'ਚ ਡੇਂਗੂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਡੇਂਗੂ ਦੇ ਖਾਤੇਮੇ ਲਈ ਆਪਣੀਆਂ ਗਤੀਵਿਧੀਆਂ ਤੋੜ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਵਧ ਰਹੇ ਮਾਮਲੇ ਚਿੰਤਾ ਦਾ ਵਿਸ਼ਾ ਹਨ, ਜਿਨ੍ਹਾਂ ਨਾਲ ਨਿਜੀਠਣ ਲਈ ਹੇਠ ਲਿਖੇ ਨਿਰਦੇਸ਼ਾਂ ਤਹਿਤ ਗਤੀਵਿਧੀਆਂ ਤੋੜ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਸਿਹਤ ਨਿਰਦੇਸ਼ਕ ਨੇ ਕਿਹਾ ਕਿ ਜਿਸ ਇਲਾਕੇ 'ਚ ਡੇਂਗੂ ਜਾਂ ਚਿਕਨਗੁਨੀਆ ਦਾ ਕੇਸ ਰਿਪੋਰਟ ਹੁੰਦਾ ਹੈ, ਉਸ ਇਲਾਕੇ ਦਾ ਵੀਵਰ ਸਰਵੇ ਕਰਵਾਇਆ ਜਾਵੇ। ਇਸ ਤੋਂ ਇਲਾਵਾ ਬੀਡਿੰਗ ਚੈਕਿੰਗ ਅਤੇ ਮਰੀਜ਼ ਦੇ ਘਰ ਦੇ ਆਸ-ਪਾਸ 100 ਤੋਂ 200 ਘਰਾਂ ਤੱਕ ਇਨਡੋਰ ਸਪੇਅਰ ਕੀਤਾ ਜਾਵੇ। ਡੋਰ ਟੂ ਡੋਰ ਬੀਡਿੰਗ ਚੈਕਿੰਗ ਗਤੀਵਿਧੀਆਂ ਦੌਰਾਨ ਕਿਸੇ ਘਰ ਜਾਂ ਕਾਰੋਬਾਰੀ ਖੇਤਰ 'ਚ ਡੇਂਗੂ ਦੇ ਏਡਿਡ ਸਾਫ਼ ਕਰਨ ਦਾ ਲਾਭਵਾ ਮਿਲਦਾ ਹੈ ਤਾਂ ਉਸ ਨੂੰ ਨਸ਼ਟ ਕੀਤਾ ਜਾਵੇ ਅਤੇ ਉਸ ਦੇ ਨਾਲ 50 ਤੋਂ 60 ਘਰਾਂ ਦਾ ਵੀਵਰ ਸਰਵੇ ਕੀਤਾ ਜਾਵੇ, ਤਾਂ ਕਿ ਉਥੇ ਸਮਾਂ ਰਹਿੰਦੇ ਡੈਂਗੂਗ ਅਤੇ ਜਿਨ੍ਹਾਂ ਘਰਾਂ ਵਿਚ ਲਾਰਵਾ ਮਿਲੇ, ਉਥੇ ਚਲਾਨ ਕੀਤੇ ਜਾ ਸਕਣ। ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਇਲਾਕਿਆਂ 'ਚ ਡੇਂਗੂ ਅਤੇ ਚਿਕਨਗੁਨੀਆ ਰਿਪੋਰਟ ਹੁੰਦਾ ਹੈ ਅਤੇ ਡੇਂਗੂ ਦੇ ਮੱਛਰ ਦਾ ਲਾਰਵਾ ਮਿਲਦਾ ਹੈ, ਉਨ੍ਹਾਂ ਇਲਾਕਿਆਂ 'ਚ ਹੌਲਬ ਹੌਲਬ ਵਰਕਰ, ਆਸ਼ਾ ਵਰਕਰ ਆਦਿ ਨੂੰ ਜ਼ਰੂਰੀ ਗਤੀਵਿਧੀਆਂ ਕਰਨ ਲਈ ਭੇਜਿਆ ਜਾਵੇ। ਫਰਜ਼ੀ ਸਰਵੇ ਰੋਕਣ ਲਈ ਸਿਹਤ ਨਿਰਦੇਸ਼ਕ ਵੱਲੋਂ ਸਰਵੇ ਟੀਮਾਂ ਰਾਹੀਂ ਕੀਤੇ ਸਰਵੇ ਦੌਰਾਨ ਹਰ ਘਰ ਦੇ ਮੁੱਖ ਮੈਂਬਰ ਦਾ ਨਾਮ ਅਤੇ ਵੱਠ ਨੰਬਰ ਨੋਟ ਕੀਤਾ ਜਾਵੇ ਅਤੇ ਇਨ੍ਹਾਂ ਨੂੰ ਜ਼ਿਲਾ ਮਹਾਂਨਗਰ ਅਫਸਰ ਅਤੇ ਸਿਵਲ ਸਰਜਨ ਵੱਲੋਂ ਰੈਂਡਮ ਕਾਸ ਚੈੱਕ ਕੀਤਾ ਜਾਵੇ।

## ਪੁਲਸ ਦਾ ਹੈੱਡ ਕਾਂਸਟੇਬਲ ਰਿਸਵਤ ਲੈਂਦਿਆਂ ਰੰਗੇ ਹੱਥੀਂ ਗਿ੍ਹਤਾਰ

ਜੈਪੁਰ 2 ਸਤੰਬਰ। ਭ੍ਰਿਸ਼ਟਾਚਾਰ ਨਿਰੋਪਕ ਬਿਊਰੋ ( ) ਦੀ ਟੀਮ ਨੇ ਸੋਮਵਾਰ ਨੂੰ ਅਜਮੇਰ 'ਚ ਪੁਲਸ ਦੇ ਹੈੱਡ ਕਾਂਸਟੇਬਲ ਨੂੰ 10 ਹਜ਼ਾਰ ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਗਿ੍ਹਤਾਰ ਕਰ ਲਿਆ। ਬਿਊਰੋ ਵੱਲੋਂ ਜਾਰੀ ਭਿਆਨਕ ਮੁਤਾਬਕ ਪੁਲਸ ਥਾਣਾ ਆਦਰਸ਼ ਨਗਰ ਦੇ ਹੈੱਡ ਕਾਂਸਟੇਬਲ ਸੁਰੇਸ਼ ਚੰਦ ਨੂੰ ਗਿ੍ਹਤਾਰ ਕੀਤਾ ਗਿਆ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ ਸਿੱਕਾਇਤਕਰਤਾ ਵੱਲੋਂ ਸਿੱਕਾਇਤ ਦਿੱਤੀ ਗਈ ਕਿ ਉਸ ਦੇ ਖਿਲਾਫ ਦਰਜ ਮਾਮਲੇ 'ਚ ਰਾਜੀਨਾਮਾ ਕਰਵਾਉਣ ਦੇ ਏਵਜ ਵਿਚ ਮੁਲਜ਼ਮ ਹੈੱਡ ਕਾਂਸਟੇਬਲ ਸੁਰੇਸ਼ ਚੰਦ 10 ਹਜ਼ਾਰ ਰੁਪਏ ਰਿਸਵਤ ਮੰਗ ਕੇ ਉਸ ਨੂੰ ਪਰੇਸ਼ਾਨ ਕਰ ਰਹੇ ਹਨ। ਟੀਮ ਨੇ ਸਿੱਕਾਇਤ ਦੀ ਤਸਦੀਕ ਕੀਤੀ ਅਤੇ ਸੋਮਵਾਰ ਨੂੰ ਦੋਸੀ ਹੈੱਡ ਕਾਂਸਟੇਬਲ ਨੂੰ ਸਿੱਕਾਇਤਕਰਤਾ ਤੋਂ 10,000 ਰੁਪਏ ਦੀ ਰਿਸਵਤ ਲੈਂਦਿਆਂ ਗਿ੍ਹਤਾਰ ਕਰ ਲਿਆ। ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਹੋਰ ਕਾਰਵਾਈ ਕੀਤੀ ਜਾ ਰਹੀ ਹੈ।

## ਘਰ ਅੰਦਰ ਦਾਖਲ ਹੋਏ ਨਕਾਬਪੋਸ਼ ਬਦਮਾਸ਼, ਮਹਿਲਾ-ਪੁਰਸ਼ ਨੂੰ ਬੰਧਕ ਬਣਾ ਕੀਤੀ ਲੁੱਟ-ਖੋਹ

ਨੋਇਦਾ 2 ਸਤੰਬਰ। ਉੱਤਰ ਪ੍ਰਦੇਸ਼ ਦੇ ਗੁੱਟਰ ਨੋਇਦਾ ਦੇ ਇਕ ਪਿੰਡ 'ਚ ਨਕਾਬਪੋਸ਼ ਬਦਮਾਸ਼ਾਂ ਨੇ ਇਕ ਘਰ ਅੰਦਰ ਦਾਖਲ ਹੋ ਕੇ ਮਹਿਲਾ-ਪੁਰਸ਼ ਨੂੰ ਬੰਧਕ ਬਣਾ ਲਿਆ ਅਤੇ ਲੁੱਟ-ਖੋਹ ਦੀ ਵਾਰਦਾਤ ਨੂੰ ਅੱਜਾਮ ਦਿੱਤਾ। ਪੁਲਸ ਨੇ ਵੀਰਵਾਰ ਯਾਨੀ ਕਿ ਅੱਜ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਘਟਨਾ ਬੁੱਧਵਾਰ ਰਾਤ ਕਰੀਬ 8 ਵਜੇ ਇਕੋਟੇ-ਤਿੰਨ ਥਾਣਾ ਖੇਤਰ ਦੇ ਪਿੰਡ ਕੁਲੋਸਰਾ ਦੀ ਹੈ। ਪਿੰਡ ਦੇ ਵਸਨੀਕ ਵਿਨੀਤ ਕੁਮਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਦਰਜ ਕਰ ਲਈ ਹੈ। ਪੁਲਸ ਕਮਿਸ਼ਨਰ ਸ਼ਕਤੀ ਮੋਹਨ ਅਵਸਥੀ ਨੇ ਸ਼ਿਕਾਇਤ ਦੇ ਹਵਾਲੇ ਤੋਂ ਦੱਸਿਆ ਕਿ ਰਾਤ ਨੂੰ ਵਿਨੀਤ ਆਪਣੀ ਪਤਨੀ ਨਾਲ ਬਾਜ਼ਾਰ ਗਏ ਸਨ ਅਤੇ ਘਰ 'ਚ ਉਨ੍ਹਾਂ ਦਾ ਕਿਰਾਏਦਾਰ ਦੀਪਕ ਕੁਮਾਰ ਸੀ। ਉਨ੍ਹਾਂ ਦੱਸਿਆ ਕਿ ਦੀਪਕ ਦੀ ਇਕ ਜਾਣ-ਪਛਾਣ ਔਰਤ ਵੀ ਕਿਸੇ ਕੰਮ

## ਬਦਮਾਸ਼ਾਂ ਨੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ। ਉਨ੍ਹਾਂ ਨੇ ਬੱਚਿਆਂ ਦੀ ਗੁੱਲਕ ਤੋੜ ਕੇ ਉਸ ਵਿਚ ਰੱਖੇ

ਤੋਂ ਘਰ ਆਈ ਹੋਈ ਸੀ ਤਾਂ 4 ਨਕਾਬਪੋਸ਼ ਬਦਮਾਸ਼ਾਂ ਨੇ ਧਾਵਾ ਬੋਲ ਦਿੱਤਾ। ਅਵਸਥੀ ਨੇ ਦੱਸਿਆ ਕਿ ਬਦਮਾਸ਼ਾਂ ਨੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ। ਉਨ੍ਹਾਂ ਨੇ ਬੱਚਿਆਂ ਦੀ ਗੁੱਲਕ ਤੋੜ ਕੇ ਉਸ ਵਿਚ ਰੱਖੇ। ਇਹ ਬਦਮਾਸ਼ ਘਰ ਦੇ ਬਾਹਰ ਪਹਿਰਦਾਰੀ ਲਈ ਖੜ੍ਹਾ ਰਿਹਾ, ਜਦਕਿ ਤਿੰਨ ਘਰ ਦੇ ਅੰਦਰ ਦਾਖਲ ਹੋ ਗਏ। ਹਥਿਆਰ ਵਿਚ ਦਾਖਲ ਹੋ ਅਤੇ ਉਸ ਦੀ ਜਾਣ-ਪਛਾਣ ਅੰਤ ਤੱਕ ਉਸ ਵਿਚ ਬੰਦ ਕਰ ਦਿੱਤਾ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਵਿਰਧ ਕਰਨ 'ਤੇ 300 ਰੁਪਏ ਕੱਢ ਲਏ। ਇਸ ਤੋਂ ਬਾਅਦ ਲੁਟੇਰੇ ਵਿਨੀਤ ਦੇ ਕਮਰ ਵਿਚ ਦਾਖਲ ਹੋਏ ਅਤੇ 10 ਹਜ਼ਾਰ ਰੁਪਏ ਤੋਂ ਕੀਮਤੀ ਗਹਿਣੇ ਲੁੱਟ ਕੇ ਫਰਾਰ ਹੋ ਗਏ। ਕੁਝ ਦਰ ਬਾਅਦ ਜਦੋਂ ਵਿਨੀਤ ਘਰ ਪਰਤਿਆ ਤਾਂ ਉਨ੍ਹਾਂ ਨੇ ਦੀਪਕ ਦੀ ਆਵਾਜ਼ ਸੁਣ ਕੇ ਉਸ ਨੂੰ ਕਮਰ ਵਿਚੋਂ ਬਾਹਰ ਕੱਢਿਆ। ਪੁਲਸ ਕਮਿਸ਼ਨਰ ਅਵਸਥੀ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਕੈਮਰੇ ਵਿਚ 4 ਬਦਮਾਸ਼ ਵਿਖਾਈ ਦੇ ਰਹੇ ਹਨ।

## ਕੌਮੀ ਪਤ੍ਰਿਕਾ

ਮੁੱਖ ਸੰਪਾਦਕ-ਗੁਰਚਰਨ ਸਿੰਘ ਬਬਰ, ਸਦਾਮੀ ਪ੍ਰਿੰਟਰ ਪਬਲਿਸ਼ਰ ਅਤੇ ਐਡੀਟਰ ਨੇ ਕੌਮੀ ਪਤ੍ਰਿਕਾ ਪ੍ਰਿੰਟਿੰਗ ਪ੍ਰੈਸ ਏ-144 ਇੰਡਿਅਨ ਟੈਲੀਕਾਮ ਸੈਕਟਰ ਏ-4, ਟੋਨਿਕਾ ਸਿਟੀ ਲੋਨੀ ਗਾਇਆਬਾਦ ਤੋਂ ਡਫ਼ਪਕਾ ਏ 5, ਬੁਢਾਦਰ ਸਾਹ ਜਫ਼ਰ ਮਾਗਾ ਨਵੀਂ ਦਿੱਲੀ-110002 ਤੋਂ ਪ੍ਰਕਾਸ਼ਿਤ ਕੀਤਾ ਹੈ।  
Edited/Printed/Published and Owned by Gurcharan Singh Babbar 5, Bahadur Shahu Zafar Marg New Delhi 110002. Printed at Qaumi Patrika Printing Press A-4 Tonika City Loni Gaziabad Ph. : 011-41509689 011-23315814 Mob. : 9971359517 9312262300  
E-mail address: qpatrika@gmail.com R.N.I. No. 39272/81  
Legal Advisors: Advocate Mohd. Sajid Advocate Dr. A.P.Singh Advocate Manish Sharma Advocate Pooja Bhaskar Sharma

## ਕਈ ਮਹੀਨਿਆਂ ਤੋਂ ਧੀ ਨਾਲ ਬਲਾਤਕਾਰ ਕਰ ਰਿਹਾ ਸੀ ਪਿਓ, ਪੁਲਸ ਨੇ ਕੀਤਾ ਇੱਝ ਕੀਤਾ ਗਿ੍ਹਤਾਰ

ਨੈਸਨਲ ਡੈਸਕ 2 ਸਤੰਬਰ। ਡਿੱਡੋਸੀ ਪੁਲਸ ਸਟੇਸ਼ ਖੇਤਰ 'ਚ ਇਕ ਪਿਤਾ ਖਿੱਲਵੇ ਆਪਣੀ 9 ਸਾਲਾ ਬੇਟੀ ਨਾਲ ਬਲਾਤਕਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਉਨ੍ਹਾਂ ਦੀ ਲੜਕੀ ਨਾਲ ਕਈ ਮਹੀਨਿਆਂ ਤੋਂ ਬਲਾਤਕਾਰ ਕਰ ਰਿਹਾ ਸੀ। ਔਰਤ ਆਪਣੀ ਮੁਤਾਬਕ ਮੁਲਜ਼ਮ ਨੇ ਬੇਟੀ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਇਸ ਬਾਰੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਮਾਰ ਦੇਵੇਗਾ। ਇਸ ਡਰ ਕਾਰਨ ਬੇਟੀ ਨੇ ਕਿਸੇ ਨੂੰ ਕੁਝ ਨਹੀਂ ਦੱਸਿਆ। ਜਦੋਂ ਪਿਤਾ ਦੀ ਮਾਂ ਨੂੰ ਇਸ ਅਤਿਆਚਾਰ ਦਾ ਪਤਾ ਲੱਗਾ ਤਾਂ ਉਸ ਨੂੰ ਪਹਿਲਾਂ ਤਾਂ ਯਕੀਨ ਹੀ ਨਹੀਂ ਆਇਆ। ਉਸਨੇ ਇਲਾਕੇ ਦੇ ਡਾਕਟਰਾਂ ਨਾਲ ਸਲਾਹ ਕੀਤੀ, ਜਿਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਸਦੀ ਧੀ ਦਾ ਜਿਨਸੀ ਸੰਬੰਧ ਕੀਤਾ ਗਿਆ ਸੀ। ਇੱਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਕਈ ਮਹੀਨਿਆਂ ਤੋਂ ਚੱਲ ਰਹੀ ਸੀ ਪਰ ਜੁਨ ਵਿੱਚ ਜਦੋਂ ਘਰ ਕੋਈ ਨਹੀਂ ਸੀ, ਤਾਂ ਦੋਸੀ ਨੇ ਉਸਦੀ ਧੀ ਨਾਲ ਬਲਾਤਕਾਰ ਕੀਤਾ ਅਤੇ ਉਸਨੂੰ ਧਮਕੀ ਦਿੱਤੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ। ਜਦੋਂ ਬੱਚੀ ਦੇ ਸਰੀਰ 'ਚ ਦਰਦ ਹੋਇਆ ਅਤੇ ਮਾਂ ਨੇ ਗੰਭੀਰਤਾ ਨਾਲ ਉਸ ਦਾ ਹਾਲ-ਚਾਲ ਪੁੱਛਿਆ ਤਾਂ ਬੇਟੀ ਨੇ ਆਪਣੇ ਪਿਤਾ ਦੇ ਬਲਾਤਕਾਰ ਦੀ ਪੂਰੀ ਕਹਾਣੀ ਦੱਸ ਦਿੱਤੀ। ਇਸ ਤੋਂ ਬਾਅਦ ਸੋਮਵਾਰ ਰਾਤ ਨੂੰ ਮਾਂ ਅਤੇ ਕੁਝ ਹੋਰ ਲੋਕ ਲੜਕੀ ਨੂੰ ਲੈ ਕੇ ਡਿੱਡੋਸੀ ਥਾਣੇ ਪਹੁੰਚੇ ਅਤੇ ਦੋਸੀ ਖਿੱਲਵੇ ਸਿੱਕਾਇਤ ਦਰਜ ਕਰਵਾਈ। ਪੁਲਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁਲਜ਼ਮਾਂ ਖਿੱਲਵੇ ਡਾਕਟਰੀ ਦੰਡਾਵਲੀ (ਆਈਪੀਸੀ) ਦੀ ਧਾਰਾ 65 (2), 68 (2) ਅਤੇ ਪੇਂਕਸ ਐਕਟ ਦੀਆਂ ਧਾਰਾਵਾਂ 4, 10, 12 ਤਹਿਤ ਕੇਸ ਦਰਜ ਕੀਤਾ ਹੈ। ਮੁਲਜ਼ਮ ਨੂੰ ਗਿ੍ਹਤਾਰ ਕਰਕੇ ਸਥਾਨਕ ਬੋਰੀਵਲੀ ਪੁਲਸ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 2 ਸਤੰਬਰ ਤੱਕ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਡਿੱਡੋਸੀ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

## ਮੱਛੀਆਂ ਲਈ ਜਾਲ ਵਿਛਾਅ ਰਿਹਾ ਸੀ ਮਜਦੂਰ, ਅਚਾਨਕ ਆ ਗਿਆ ਮਗਰਮੱਛ...

ਨੈਸਨਲ ਡੈਸਕ 2 ਸਤੰਬਰ। ਵਡੋਦਰਾ 'ਚ ਹੜ੍ਹ ਦਾ ਪਾਣੀ ਘਟਣਾ ਸ਼ੁਰੂ ਹੋ ਗਿਆ ਹੈ, ਉਥੇ ਹੀ ਗੁਜਰਾਤ ਦੇ ਡੱਡੋਈ 'ਚ ਇਕ 30 ਸਾਲਾ ਵਿਅਕਤੀ ਦੀ ਓਰਸਾਂਗ ਨਦੀ 'ਚ ਮਗਰਮੱਛ ਦੀ ਖਿੱਚਣ ਕਾਰਨ ਮੌਤ ਹੋ ਗਈ। ਇਕ ਅਧਿਕਾਰੀ ਨੇ ਦੱਸਿਆ ਕਿ ਪੀੜਤ ਅਮਿਤ ਪੁਨਮਭਾਈ ਵਸਾਵਾ ਰਾਜਪੁਰਾ ਦਾ ਮਜਦੂਰ ਸੀ। ਅਧਿਕਾਰੀ ਨੇ ਕਿਹਾ ਕਿ ਅਮਿਤ ਮੱਛੀਆਂ ਫੜਨ ਲਈ ਜਾਲ ਲਗਾਉਣ ਦੀ ਕੋਸ਼ਿਸ਼ ਕਰ ਰਿਹਾ ਸੀ ਜਦੋਂ ਮਗਰਮੱਛ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਨਦੀ 'ਚ ਖਿੱਚ ਕੇ ਲੈ ਗਿਆ। ਉਸ ਨੇ ਦੱਸਿਆ ਕਿ ਡੱਡੋਈ ਦੀ ਕੋਸ਼ਿਸ਼ ਦੇ ਬਾਵਜੂਦ ਅਮਿਤ ਫਿਲ ਗਿਆ ਅਤੇ ਮਗਰਮੱਛ ਉਸ ਨੂੰ ਪਾਣੀ ਵਿੱਚ ਖਿੱਚ ਕੇ ਲੈ ਗਿਆ। ਵਡੋਦਰਾ ਆਪਣੀ ਮਹੱਤਵਪੂਰਨ ਮਗਰਮੱਛ ਆਬਾਦੀ ਲਈ ਜਾਣਿਆ ਜਾਂਦਾ ਹੈ, ਖਾਸ ਕਰਕੇ ਵਿਸਵਾਮਿਤਰੀ ਨਦੀ ਵਿੱਚ, ਜੋ ਸਹਿਰ ਵਿੱਚੋਂ ਵਗਦੀ ਹੈ। ਵਡੋਦਰਾ ਦੀ ਮਗਰਮੱਛ ਦੀ ਆਬਾਦੀ ਵਿੱਚ ਮੁੱਖ ਤੌਰ 'ਤੇ ਮਗਰਮੱਛ ਹੁੰਦੇ ਹਨ, ਜਿਸ ਨੂੰ ਮਗਰਮੱਛ ਦਾ ਦਲਦਲ ਵੀ ਕਿਹਾ ਜਾਂਦਾ ਹੈ। ਇਹ ਮਗਰਮੱਛ ਸਹਿਰੀ ਵਾਤਾਵਰਣ ਦਾ ਅਨੁਕੂਲ ਹਨ ਅਤੇ ਅਕਸਰ ਨਦੀ ਦੇ ਕਿਨਾਰਿਆਂ 'ਤੇ ਜਾਂ ਸਰੋਤਾਂ ਨੇੜੇ ਸੀਮਾਵਾਂ ਦੇ ਅੰਦਰ ਹੁੰਦੇ ਹੋਏ ਵੱਧ ਜਾ ਸਕਦੇ ਹਨ। ਇਸ ਦੌਰਾਨ ਹੜ੍ਹ ਕਾਰਨ ਘੱਟੋ-ਘੱਟ 28 ਲੱਖਾਂ ਦੀ ਜਾਨ ਜਾ ਚੁੱਕੀ ਹੈ। ਮੌਤਗੀ ਰਿਸ਼ੀਕੋਵ ਪਟੇਲ ਨੇ ਕਿਹਾ ਕਿ ਵਡੋਦਰਾ 'ਚ 5,000

ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ ਹੈ, ਜਦਕਿ ਸਹਿਰ 'ਚ ਹੜ੍ਹਾਂ ਤੋਂ 1200 ਲੋਕਾਂ ਨੂੰ ਬਚਾਇਆ ਗਿਆ ਹੈ। 29 ਅਗਸਤ ਨੂੰ ਵਡੋਦਰਾ ਵਿਚ ਵਿਆਪਕ ਅਤੇ



## ਨਜ਼ਰਅੰਦਾਜ਼ ਕੀਤਾ ਅਤੇ ਕੁਝ ਖੇਤਰਾਂ ਵਿੱਚ ਉਨ੍ਹਾਂ ਦੇ ਫੋਨ ਬੰਦ ਕਰ ਦਿੱਤੇ ਗਏ, ਜਿਸ ਨਾਲ ਲੋਕਾਂ ਦਾ ਗੁ

ਨਵੀਂ ਦਿੱਲੀ : ਮੰਗਲਵਾਰ 3 ਸਤੰਬਰ 2024

ਬੱਚੇ ਵੱਲੋਂ ਦਿੱਤੀ ਚਿੱਠੀ ਪੜ੍ਹ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜਮੀਨ ! ਪੰਜਾਬ-ਹਿਮਾਚਲ ਪੁਲਸ ਨੇ ਤੁਰੰਤ ਲਿਆ ਐਕਸ਼ਨ

ਪਠਾਨਕੋਟ 2 ਸਤੰਬਰ। ਪਠਾਨਕੋਟ ਦੇ ਹਾਈ ਪ੍ਰੋਫਾਈਲ ਪਰਿਵਾਰ ਦਾ ਤਰਕੀਬਨ 7 ਸਾਲ ਦਾ ਬੱਚੇ ਅਗਵਾ ਹੋ ਗਿਆ। ਕਿਡਨੈਪਰ ਬੱਚੇ ਨੂੰ ਅਗਵਾ ਕਰ ਕੇ ਹਿਮਾਚਲ ਵੱਲ ਲੈ ਗਏ। ਉਨ੍ਹਾਂ ਵੱਲੋਂ ਪਰਿਵਾਰ ਤੋਂ 2 ਕਰੋੜ ਰੁਪਏ ਦੀ ਫੀਰਿੰਗ ਮੰਗੀ ਜਾ ਰਹੀ ਸੀ। ਪਰਿਵਾਰ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ 'ਤੇ ਤੁਰੰਤ ਐਕਸ਼ਨ ਲੈਦਿਆਂ ਪੰਜਾਬ ਅਤੇ ਹਿਮਾਚਲ ਪੁਲਸ ਵੱਲੋਂ ਬੱਚੇ ਨੂੰ ਰਾਤ ਵੇਲੇ ਬਰਾਮਦ ਕਰ ਕੇ ਮਾਪਿਆਂ ਨੂੰ ਸੌਂਪ ਦਿੱਤਾ ਗਿਆ। ਕਿਡਨੈਪਰਾਂ ਵਿਚ ਇਕ ਤੋਂ ਡਿਸਮਿਸ ਕੀਤਾ ਗਿਆ ਕਾਂਸਟੇਬਲ ਨਿਕਲਿਆ। ਜਾਣਕਾਰੀ ਮੁਤਾਬਕ ਬੀਜੀ ਬਾਅਦ ਦੁਪਹਿਰ ਇਕ ਬੱਚੇ ਨੂੰ ਪਠਾਨਕੋਟ ਤੋਂ ਕਿਡਨੈਪ ਕਰ ਲਿਆ ਗਿਆ ਸੀ। ਇਸ ਦੀ ਸੀ.ਸੀ.ਟੀ.ਵੀ. ਵੀਡੀਓ ਵੀ ਸਾਹਮਣੇ ਆਈ ਸੀ ਜਿਸ ਵਿਚ ਇਕ ਚਿੱਠੀ ਗੱਡੀ ਵਿਚ ਆਏ ਕਿਡਨੈਪਰ ਬੱਚੇ ਨੂੰ ਅਗਵਾ ਕਰਦੇ ਨਜ਼ਰ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਗੱਡੀ ਦੇ ਵਿਚੋਂ ਇਕ ਚਿੱਠੀ ਸੁੱਟੀ ਅਤੇ ਬੱਚੇ ਨੂੰ ਚੁੱਕ ਕੇ ਲੈ ਗਏ। ਸਕੂਲ ਤੋਂ ਘਰ ਆ ਰਹੀ ਬੱਚੇ ਦੀ ਭੈਣ ਨੇ ਇਹ ਚਿੱਠੀ ਚੁੱਕੀ ਤਾਂ ਆ ਕੇ ਮਾਪਿਆਂ ਨੂੰ ਸੌਂਪੀ। ਇਸ ਚਿੱਠੀ ਵਿਚ ਕਿਡਨੈਪਰਾਂ ਨੇ 2 ਕਰੋੜ ਰੁਪਏ ਦੀ ਫੀਰਿੰਗ ਮੰਗੀ ਸੀ। ਮਾਪਿਆਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੰਜਾਬ ਪੁਲਸ ਨੇ ਤੁਰੰਤ ਇਸ 'ਤੇ ਐਕਸ਼ਨ ਲੈਦਿਆਂ ਬੱਚੇ ਦੀ ਪਤਨਾ ਲਗੂ ਕੀਤੀ। ਇਸ ਸਬੰਧੀ ਜਾਣਕਾਰੀ ਲੈਦਿਆਂ ਡੀ.ਆਈ.ਜੀ. ਬਾਰਡਰ ਰੋਜ਼ ਸਟਿੱਟਰ ਸਿੰਘ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਖੋਲ੍ਹਣ 'ਤੇ ਪਤਾ ਲੱਗਿਆ ਕਿ ਕਿਡਨੈਪਰ ਬੱਚੇ ਨੂੰ ਹਿਮਾਚਲ ਵੱਲ ਲੈ ਗਏ ਹਨ। ਇਸ 'ਤੇ ਪੁਲਸ ਨੇ ਹਿਮਾਚਲ ਪੁਲਸ ਨੂੰ ਵੀ ਅਲਰਟ ਕੀਤਾ ਤੇ ਕੁਝ ਘੰਟਿਆਂ ਵਿਚ ਹੀ ਇਸ ਮਾਮਲੇ ਵਿਚ 2 ਮੁਲਜ਼ਮਾਂ ਨੂੰ ਹਿਮਾਚਲ ਦੇ ਨੂਰਪੁਰ ਤੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਕੋਲੋਂ ਬੱਚੇ ਨੂੰ ਸਹੀ ਸਲਾਮਤ ਬਰਾਮਦ ਕਰ ਲਿਆ ਗਿਆ। ਫੜੇ ਗਏ ਮੁਲਜ਼ਮਾਂ ਵਿੱਚੋਂ ਇਕ 'ਤੇ ਡਿਸਮਿਸ ਕੀਤਾ ਗਿਆ ਕਾਂਸਟੇਬਲ ਨਿਕਲਿਆ, ਜਿਸ ਉਪਰ ਪਹਿਲਾਂ ਤੋਂ ਹੀ ਕਈ ਤਰ੍ਹਾਂ ਦੇ ਮਾਮਲੇ ਦਰਜ ਹਨ। ਫੀਰਿੰਗ ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਬੰਗਲਾਦੇਸ਼ 'ਚ ਫਸਿਆ ਭਾਰਤੀ ਕੰਪਨੀਆਂ ਦਾ ਵੱਡਾ ਬਕਾਇਆ, ਡੁੱਬਣ ਦੀ ਕਗਾਰ 'ਤੇ 1 ਅਰਬ ਡਾਲਰ

ਨਵੀਂ ਦਿੱਲੀ 2 ਸਤੰਬਰ। ਬੰਗਲਾਦੇਸ਼ ਵਿੱਚ ਹਾਲ ਹੀ ਵਿੱਚ ਹੋਏ ਤਖਤਾ ਪਲਟ ਨਾਲ ਭਾਰਤ ਦੀਆਂ ਬਿਜਲੀ ਕੰਪਨੀਆਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਖਾਸ ਕਰਕੇ ਦੇਸ ਦੇ ਦੂਜੇ ਸਭ ਤੋਂ ਅਮੀਰ ਕਾਰੋਬਾਰੀ ਗੋਤਮ ਅਡਾਨੀ ਨੂੰ ਸਭ ਤੋਂ ਵੱਧ ਨੁਕਸਾਨ ਝੱਲਣਾ ਪੈ ਸਕਦਾ ਹੈ। ਉਦਯੋਗ ਦੇ ਸੂਤਰਾਂ ਅਨੁਸਾਰ, ਬੰਗਲਾਦੇਸ਼ ਨੂੰ ਬਿਜਲੀ ਸਪਲਾਈ ਕਰਨ ਵਾਲੀਆਂ ਭਾਰਤ ਦੀਆਂ ਪੰਜ ਵੱਡੀਆਂ ਪਾਵਰ ਕੰਪਨੀਆਂ ਗੁਆਂਢੀ ਦੇਸ ਦਾ 1 ਬਿਲੀਅਨ ਡਾਲਰ ਤੋਂ ਵੱਧ ਦਾ ਬਕਾਇਆ ਹੈ। ਜਿਸ 'ਚ ਸਿਰਫ ਅਡਾਨੀ ਦੀ ਕਰੀਬ 80 ਕਰੋੜੀਆਂ ਡਾਲਰ ਹੈ। ਬੰਗਲਾਦੇਸ਼ 'ਤੇ ਇਨ੍ਹਾਂ ਕੰਪਨੀਆਂ ਦਾ ਵੱਡਾ ਬਕਾਇਆ ਬਕਾਇਆ ਹੈ, ਜਿਸ ਨੂੰ ਤਖਤਾਪਲਟ ਤੋਂ ਬਾਅਦ ਚੁਕਾਉਣਾ ਬਹੁਤ ਮੁਸ਼ਕਲ ਹੋ ਰਿਹਾ ਹੈ। ਇਸ ਦੇ ਨਾਲ ਹੀ ਇਸ ਨੁਕਸਾਨ ਦੀ ਭਰਪਾਈ ਕਿਸੇ ਹੋਰ ਥਾਂ ਤੋਂ ਕਰਨੀ ਔਖੀ ਜਾਪਦੀ ਹੈ। ਅਸੀਂ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ ਅਡਾਨੀ ਸੇਂਟਰ ਕਿਰਤੀਆਂ ਕੰਪਨੀਆਂ 'ਤੇ ਬੰਗਲਾਦੇਸ਼ ਦਾ ਕਿੰਨਾ ਬਕਾਇਆ ਹੈ। ਬਿਜਲੀ ਸਪਲਾਈ ਦੇ ਬਦਲੇ ਬੰਗਲਾਦੇਸ਼ ਨੂੰ ਅਡਾਨੀ ਪਿਠਰ ਨੂੰ ਸਭ ਤੋਂ ਵੱਧ ਭੁਗਤਾਨ ਕਰਨਾ ਪੈਂਦਾ ਹੈ। ਇਹ ਰਕਮ 800 ਮਿਲੀਅਨ ਡਾਲਰ ਦੱਸੀ ਜਾਂਦੀ ਹੈ। ਜੇਕਰ

ਅਸੀਂ ਇਸਨੂੰ ਭਾਰਤੀ ਰੁਪਏ ਵਿੱਚ ਗਿਣੀਏ ਤਾਂ ਇਹ 6700 ਕਰੋੜ ਰੁਪਏ ਤੋਂ ਵੱਧ ਹੈ। ਜਾਣਕਾਰੀ ਮੁਤਾਬਕ ਬੰਗਲਾਦੇਸ਼ ਦੀ ਸਰਕਾਰ ਇਲ ਬਿਜਲੀ ਲਈ ਅਡਾਨੀ ਨੂੰ ਮੋਟੀ ਰਕਮ ਦੇ ਰਹੀ ਸੀ। ਇਸ ਸਪਲਾਈ ਲਈ ਸੇਖ ਹਮੀਨਾ ਸਰਕਾਰ ਦੀ ਵੀ ਕਾਫੀ ਆਲੋਚਨਾ ਹੋਈ ਸੀ। ਐਨਰਜੀ ਇੰਡੀਆ ਵੀ ਬੰਗਲਾਦੇਸ਼ ਨੂੰ ਬਿਜਲੀ ਸਪਲਾਈ ਕਰ ਰਹੀ ਹੈ। ਇਸ ਦੇ ਲਈ ਬੰਗਲਾਦੇਸ਼ ਸਰਕਾਰ ਨੇ ਕਾਪਲੀ ਨਾਲ 2.50 ਮਿਲੀਅਨ ਡਾਲਰ ਬਿਜਲੀ ਲਈ ਸਮਝੌਤਾ ਕੀਤਾ ਸੀ। ਐਨਰਜੀ ਇੰਡੀਆ ਬੰਗਲਾਦੇਸ਼ ਦਾ 150 ਮਿਲੀਅਨ ਡਾਲਰ ਦਾ ਬਕਾਇਆ ਹੈ। ਇਸ ਸੂਚੀ ਵਿੱਚ ਸਰਕਾਰੀ ਬਿਜਲੀ ਕੰਪਨੀ ਦਾ ਨਾਂ ਵੀ ਸ਼ਾਮਲ ਹੈ। ਕੰਪਨੀ ਆਪਣੇ ਤਿੰਨ ਪਲਾਂਟਾਂ ਰਾਹੀਂ ਬੰਗਲਾਦੇਸ਼ ਨੂੰ 740 ਮੈਗਾਵਾਟ ਬਿਜਲੀ ਸਪਲਾਈ ਕਰਦੀ ਹੈ। ਕੰਪਨੀ ਨੇ ਗੁਆਂਢੀ ਦੇਸ ਨੂੰ 80 ਮਿਲੀਅਨ ਦਾ ਭੁਗਤਾਨ ਕਰਨਾ ਹੈ। ਇਸ ਤੋਂ ਇਲਾਵਾ ਪੀਟੀਸੀ ਇੰਡੀਆ ਦਾ ਨਾਮ ਵੀ ਇਸ ਸੂਚੀ ਵਿੱਚ ਸ਼ਾਮਲ ਹੈ। ਜਾਣਕਾਰੀ ਅਨੁਸਾਰ ਪੀਟੀਸੀ ਬੰਗਲਾਦੇਸ਼ ਵਿੱਚ ਬਿਜਲੀ ਵੱਡੇ ਕੰਪਨੀ ਤੋਂ ਬੰਗਲਾਦੇਸ਼ ਬਿਜਲੀ ਵਿਕਾਸ ਬੋਰਡ ਨੂੰ 250

ਮੈਗਾਵਾਟ ਬਿਜਲੀ ਸਪਲਾਈ ਕਰਦੀ ਹੈ। ਮੀਡੀਆ ਰਿਪੋਰਟ 'ਚ ਕੰਪਨੀ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਮਾਰਚ ਦੇ ਅੰਤ ਤੱਕ ਬੰਗਲਾਦੇਸ਼ 'ਤੇ 84.5 ਮਿਲੀਅਨ ਡਾਲਰ ਦਾ ਬਕਾਇਆ ਸੀ। 25 ਅਗਸਤ ਤੱਕ, ਕੰਪਨੀ ਨੂੰ 46 ਮਿਲੀਅਨ ਡਾਲਰ ਪਾਏ ਹੋਏ ਹਨ। ਇਸ ਸਮੇਂ ਕੰਪਨੀ ਦਾ ਬਕਾਇਆ 79 ਮਿਲੀਅਨ ਡਾਲਰ ਹੈ। ਦੂਜੇ ਪਾਸੇ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਨੇ ਬੰਗਲਾਦੇਸ਼ ਕੋਲੋਂ 20 ਮਿਲੀਅਨ ਡਾਲਰ ਲੈਣੇ ਹਨ। ਮੀਡੀਆ ਰਿਪੋਰਟਾਂ 'ਚ ਸਰਕਾਰੀ ਅਧਿਕਾਰੀਆਂ ਮੁਤਾਬਕ ਕੁਝ ਕੰਪਨੀਆਂ ਨੂੰ ਭੁਗਤਾਨ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਹੈ, ਜਿਨ੍ਹਾਂ 'ਚ ਕੁਝ ਕੋਲੋਂ ਦੀ ਖਰੀਦ ਨਾਲ ਸਬੰਧਤ ਹੈ। ਅਧਿਕਾਰੀਆਂ ਮੁਤਾਬਕ ਇਨ੍ਹਾਂ ਸਾਰੀਆਂ ਕੰਪਨੀਆਂ ਦਾ ਇਸ ਤੋਂ ਬਾਅਦ ਵੀ ਕੰਪਨੀਆਂ ਨੇ ਬੰਗਲਾਦੇਸ਼ ਨੂੰ ਬਿਜਲੀ ਸਪਲਾਈ ਬੰਦ ਨਹੀਂ ਕੀਤੀ ਹੈ। ਅਧਿਕਾਰੀਆਂ ਤੋਂ ਪਤਾ ਚਲਾ ਕੇ ਪਤਾ ਲੱਗਦਾ ਹੈ ਕਿ ਕੰਪਨੀਆਂ ਨੇ ਆਪਸੀ ਰਿਸ਼ਤੇ ਬਹੁਤ ਮਜ਼ਬੂਤ ਹਨ, ਜਿਸ ਕਾਰਨ ਹੁਣ ਤੱਕ ਕੰਪਨੀਆਂ ਵੱਲੋਂ ਬਿਜਲੀ ਸਪਲਾਈ ਬੰਦ ਨਹੀਂ ਕੀਤੀ ਗਈ ਹੈ ਪਰ ਇਹ ਸਪਲਾਈ ਗੁਣ ਤੱਕ ਜਾਰੀ ਰੱਖੀ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਬੰਗਲਾਦੇਸ਼ ਦੀ ਸਰਕਾਰ ਇਲ ਬਿਜਲੀ ਲਈ ਅਡਾਨੀ ਨੂੰ ਮੋਟੀ ਰਕਮ ਦੇ ਰਹੀ ਸੀ। ਇਸ ਸਪਲਾਈ ਲਈ ਸੇਖ ਹਮੀਨਾ ਸਰਕਾਰ ਦੀ ਵੀ ਕਾਫੀ ਆਲੋਚਨਾ ਹੋਈ ਸੀ। ਐਨਰਜੀ ਇੰਡੀਆ ਵੀ ਬੰਗਲਾਦੇਸ਼ ਨੂੰ ਬਿਜਲੀ ਸਪਲਾਈ ਕਰ ਰਹੀ ਹੈ। ਇਸ ਦੇ ਲਈ ਬੰਗਲਾਦੇਸ਼ ਸਰਕਾਰ ਨੇ ਕਾਪਲੀ ਨਾਲ 2.50 ਮਿਲੀਅਨ ਡਾਲਰ ਬਿਜਲੀ ਲਈ ਸਮਝੌਤਾ ਕੀਤਾ ਸੀ। ਐਨਰਜੀ ਇੰਡੀਆ ਬੰਗਲਾਦੇਸ਼ ਦਾ 150 ਮਿਲੀਅਨ ਡਾਲਰ ਦਾ ਬਕਾਇਆ ਹੈ। ਇਸ ਸੂਚੀ ਵਿੱਚ ਸਰਕਾਰੀ ਬਿਜਲੀ ਕੰਪਨੀ ਦਾ ਨਾਂ ਵੀ ਸ਼ਾਮਲ ਹੈ। ਕੰਪਨੀ ਆਪਣੇ ਤਿੰਨ ਪਲਾਂਟਾਂ ਰਾਹੀਂ ਬੰਗਲਾਦੇਸ਼ ਨੂੰ 740 ਮੈਗਾਵਾਟ ਬਿਜਲੀ ਸਪਲਾਈ ਕਰਦੀ ਹੈ। ਕੰਪਨੀ ਨੇ ਗੁਆਂਢੀ ਦੇਸ ਨੂੰ 80 ਮਿਲੀਅਨ ਦਾ ਭੁਗਤਾਨ ਕਰਨਾ ਹੈ। ਇਸ ਤੋਂ ਇਲਾਵਾ ਪੀਟੀਸੀ ਇੰਡੀਆ ਦਾ ਨਾਮ ਵੀ ਇਸ ਸੂਚੀ ਵਿੱਚ ਸ਼ਾਮਲ ਹੈ। ਜਾਣਕਾਰੀ ਅਨੁਸਾਰ ਪੀਟੀਸੀ ਬੰਗਲਾਦੇਸ਼ ਵਿੱਚ ਬਿਜਲੀ ਵੱਡੇ ਕੰਪਨੀ ਤੋਂ ਬੰਗਲਾਦੇਸ਼ ਬਿਜਲੀ ਵਿਕਾਸ ਬੋਰਡ ਨੂੰ 250



ਜੈਪੁਰ ਤੋਂ ਅਗਵਾ ਹੋਏ ਨੌਜਵਾਨ ਦੀ ਪੁਲਸ ਨੇ ਫਿਲਮੀ ਅੰਦਾਜ਼ 'ਚ ਕੀਤੀ ਭਾਲ

ਰਾਜਸਥਾਨ 2 ਸਤੰਬਰ। ਜੈਪੁਰ ਜਿਲ੍ਹੇ ਦੇ ਨਾਹਰਗੜ੍ਹ ਕਿਲ੍ਹੇ ਨੂੰ ਅਗਵਾ ਹੋਏ ਇਕ ਨੌਜਵਾਨ ਦੀ ਪੁਲਸ ਨੇ ਹਿਮਾਚਲ ਦੇ ਸੋਲਨ ਤੋਂ ਭਾਲ ਕਰ ਲਈ ਹੈ। ਨਾਲ ਹੀ ਪੁਲਸ ਨੇ ਇਸ ਮਾਮਲੇ ਵਿਚ ਇਕ ਅੱਤਵਾਦੀ 5 ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਇਕ ਮਾਸਟਰ ਮਾਈਡ ਸਾਫਟਵੇਅਰ ਇੰਜੀਨੀਅਰ ਵੀ ਸ਼ਾਮਲ ਹੈ। ਜੈਪੁਰ ਦੇ ਪੁਲਸ ਕਮਿਸ਼ਨਰ ਬੀਜੂ ਜਾਰਜ ਜੋਸ਼ੇ ਮੁਤਾਬਕ 18 ਅਗਸਤ ਨੂੰ ਅਨੁਜ ਮੀਨਾ ਅਤੇ ਸੋਨੀ ਸਿੰਘ ਚੌਹਾਨ ਨਾਹਰਗੜ੍ਹ ਪਹਾੜ 'ਤੇ ਘੁੱਪਣ ਲਈ ਗਏ ਹੋਏ ਸਨ। ਇੱਥੇ ਨਾਹਰਗੜ੍ਹ ਪਹਾੜੀ ਵਿਖੇ ਰਾਤ ਸਮੇਂ ਇੱਕ ਕਾਰ ਵਿੱਚ ਸਥਾਨ ਚਾਰ ਬਦਮਾਸ਼ਾਂ ਨੇ ਅਨੁਜ ਅਤੇ ਸੋਨੀ ਸਿੰਘ ਦੀ ਕੂਟਮਾਰ ਕੀਤੀ ਅਤੇ ਨਸੀਲੀ ਦਵਾਈ ਸੁੱਝਾ ਕੇ ਉਨ੍ਹਾਂ ਨੂੰ ਬੇਹੋਸ਼ ਕਰ ਦਿੱਤਾ। ਇਸ ਤੋਂ ਬਾਅਦ ਉਹ ਅਨੁਜ ਨੂੰ ਚੋਰੀ ਕੀਤੀ ਦੀ ਹਾਲਤ 'ਚ ਕਾਰ 'ਚ ਬਿਠਾ ਕੇ ਆਪਣੇ ਨਾਲ ਹਿਮਾਚਲ ਪੁਲਸ ਲੈ ਗਿਆ, ਜਦਕਿ ਉਸਦੇ ਦੋਸਤ ਸੋਨੀ ਨੂੰ ਉੱਥੇ ਹੀ ਛੱਡ ਗਏ। ਇਸ ਦੌਰਾਨ ਜਦੋਂ ਸੋਨੀ ਨੂੰ ਹੋਸ ਆਇਆ ਤਾਂ ਉਸ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਅਨੁਜ ਦੀ ਭਾਲ ਕਰ ਰਹੀ ਪੁਲਸ ਨੇ ਉਸ ਨੂੰ ਲੱਭਣ ਦੀ ਕਾਫੀ ਕੋਸ਼ਿਸ਼ ਕੀਤੀ

ਚੰਡੀਗੜ੍ਹ ਤੋਂ ਸ਼ਿਮਲਾ ਦੇ ਕਾਲਕਾ ਰੇਲਵੇ ਸਟੇਸ਼ਨ 'ਤੇ ਆਉਣ ਲਈ ਕਿਹਾ। ਇਸ ਤੋਂ ਬਾਅਦ 23 ਅਗਸਤ ਨੂੰ ਪੁਲਸ ਅਤੇ ਅਨੁਜ ਦੀ ਮਾਂ ਟਰੇਨ 'ਚ ਸਵਾਰ ਹੋ ਗਏ। ਫਿਰ ਬਦਮਾਸ਼ਾਂ ਨੇ ਫੋਨ ਕਰਕੇ ਬੈਗ ਧਰਮਪੁਰ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਸੁੱਟ ਲਈ ਕਿਹਾ। ਇੱਥੇ ਪਹਿਲਾਂ ਤੋਂ ਮੌਜੂਦ ਪੁਲਸ ਟੀਮ ਦੇ ਇੱਕ ਵਿਅਕਤੀ ਨੂੰ ਸੱਕ ਹੋਇਆ, ਜਿਸ ਨੂੰ ਪੁਲਸ ਨੇ ਕਾਬੂ ਕਰਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲਸ ਨੂੰ ਉਹ ਥਾਂ ਦੱਸੀ ਜਿੱਥੇ ਅਨੁਜ ਨੂੰ ਬੰਦ ਬਣਾਇਆ ਗਿਆ ਸੀ। ਇਸ ਤੋਂ ਬਾਅਦ ਪੁਲਸ ਨੇ ਅਨੁਜ ਨੂੰ ਸਹੀ ਸਲਾਮਤ ਰਿਹਾਅ ਕਰ ਦਿੱਤਾ ਅਤੇ ਦੋਸੀ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਇਸ ਮਾਮਲੇ ਵਿੱਚ ਵਰਿੰਦਰ ਸਿੰਘ (40), ਵਿਨੋਦ (26), ਅਮਿਤ ਕੁਮਾਰ (24), ਜਜ਼ੀਦਰ ਭੰਡਾਰੀ (21) ਅਤੇ ਇੱਕ ਅਣਜਾਣ ਜ਼ਮੀਨ ਸਰਕਾਰ (36) ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਵਰਿੰਦਰ ਸਿੰਘ ਸਾਫਟਵੇਅਰ ਇੰਜੀਨੀਅਰ ਹੈ। ਉਸ ਨੇ ਯੂਪੀ ਵਿੱਚ ਆਪਣੇ ਕਾਰੋਬਾਰ ਵਿੱਚ ਹੋਏ ਨੁਕਸਾਨ ਦੀ ਭਰਪਾਈ ਆਉਣ ਲਈ ਯੋਜਨਾ ਬਣਾਈ ਸੀ। ਉਸ ਵਿਰੁੱਧ ਅਗਲਾ ਦੋਸ਼ੀ ਅਪਰਾਧਿਕ ਰਿਕਾਰਡ ਨਹੀਂ ਸੀ।

ਚੰਡੀਗੜ੍ਹ ਤੋਂ ਸ਼ਿਮਲਾ ਦੇ ਕਾਲਕਾ ਰੇਲਵੇ ਸਟੇਸ਼ਨ 'ਤੇ ਆਉਣ ਲਈ ਕਿਹਾ। ਇਸ ਤੋਂ ਬਾਅਦ 23 ਅਗਸਤ ਨੂੰ ਪੁਲਸ ਅਤੇ ਅਨੁਜ ਦੀ ਮਾਂ ਟਰੇਨ 'ਚ ਸਵਾਰ ਹੋ ਗਏ। ਫਿਰ ਬਦਮਾਸ਼ਾਂ ਨੇ ਫੋਨ ਕਰਕੇ ਬੈਗ ਧਰਮਪੁਰ ਰੇਲਵੇ ਸਟੇਸ਼ਨ ਦੇ ਆਲੇ-ਦੁਆਲੇ ਸੁੱਟ ਲਈ ਕਿਹਾ। ਇੱਥੇ ਪਹਿਲਾਂ ਤੋਂ ਮੌਜੂਦ ਪੁਲਸ ਟੀਮ ਦੇ ਇੱਕ ਵਿਅਕਤੀ ਨੂੰ ਸੱਕ ਹੋਇਆ, ਜਿਸ ਨੂੰ ਪੁਲਸ ਨੇ ਕਾਬੂ ਕਰਕੇ ਪੁੱਛਗਿੱਛ ਕੀਤੀ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਪੁਲਸ ਨੂੰ ਉਹ ਥਾਂ ਦੱਸੀ ਜਿੱਥੇ ਅਨੁਜ ਨੂੰ ਬੰਦ ਬਣਾਇਆ ਗਿਆ ਸੀ। ਇਸ ਤੋਂ ਬਾਅਦ ਪੁਲਸ ਨੇ ਅਨੁਜ ਨੂੰ ਸਹੀ ਸਲਾਮਤ ਰਿਹਾਅ ਕਰ ਦਿੱਤਾ ਅਤੇ ਦੋਸੀ ਨੂੰ ਗ੍ਰਿਫਤਾਰ ਕਰ ਲਿਆ। ਪੁਲਸ ਨੇ ਇਸ ਮਾਮਲੇ ਵਿੱਚ ਵਰਿੰਦਰ ਸਿੰਘ (40), ਵਿਨੋਦ (26), ਅਮਿਤ ਕੁਮਾਰ (24), ਜਜ਼ੀਦਰ ਭੰਡਾਰੀ (21) ਅਤੇ ਇੱਕ ਅਣਜਾਣ ਜ਼ਮੀਨ ਸਰਕਾਰ (36) ਨੂੰ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਦੱਸਿਆ ਕਿ ਵਰਿੰਦਰ ਸਿੰਘ ਸਾਫਟਵੇਅਰ ਇੰਜੀਨੀਅਰ ਹੈ। ਉਸ ਨੇ ਯੂਪੀ ਵਿੱਚ ਆਪਣੇ ਕਾਰੋਬਾਰ ਵਿੱਚ ਹੋਏ ਨੁਕਸਾਨ ਦੀ ਭਰਪਾਈ ਆਉਣ ਲਈ ਯੋਜਨਾ ਬਣਾਈ ਸੀ। ਉਸ ਵਿਰੁੱਧ ਅਗਲਾ ਦੋਸ਼ੀ ਅਪਰਾਧਿਕ ਰਿਕਾਰਡ ਨਹੀਂ ਸੀ।



ਪਠਾਨਕੋਟ 'ਚ ਫੌਜੀ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਲਖਨਊ 2 ਸਤੰਬਰ। ਪਠਾਨਕੋਟ 'ਚ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਵਾਲੇ ਮੋਨਯੂਰੀ ਨਿਵਾਸੀ ਫੌਜੀ ਦੀ ਲਾਸ਼ ਔਤਵਾਰ ਨੂੰ ਉਸ ਦੇ ਜੱਦੀ ਘਰ ਲਿਆਂਦੀ ਗਈ। ਪਠਾਨਕੋਟ 'ਚ ਤਾਇਨਾਤ ਸਿਪਾਹੀ ਯਦਵੀਰ ਸਿੰਘ ਦੀ ਲਾਸ਼ ਸੂਬੇਦਾਰ ਅਰਜੁਨ ਸਿੰਘ ਲੈ ਕੇ ਉਸ ਦੇ ਪਿੰਡ ਵਰਗਿਆ ਪਹੁੰਚੇ। ਜਿਉਂ ਹੀ ਲਾਸ਼ ਪੁੱਜੀ ਤਾਂ ਪਿੰਡ 'ਚ ਹੜਤਾ-ਦੜਤੀ ਮਚ ਗਈ। ਫੌਜੀ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਇਕ ਬੇਟੀ ਛੱਡ ਗਿਆ ਹੈ। ਯਦਵੀਰ ਸਿੰਘ ਪੁੱਤਰ ਅਕਬਰ ਸਿੰਘ ਵਾਸੀ ਬਾਰਗਿਆ ਇਲਾਕਾ ਉਮਰ 40 ਸਾਲ 2002 ਵਿਚ ਫੌਜ ਵਿਚ ਕਾਂਸਟੇਬਲ ਵਜੋਂ ਤਾਇਨਾਤ ਹੋਇਆ ਸੀ। ਯਦਵੀਰ ਸਿੰਘ ਪੰਜਾਬ ਦੇ ਪਠਾਨਕੋਟ ਵਿਚ ਤਾਇਨਾਤ ਸੀ। ਅਣਪਛਾਤੇ ਕਾਰਨਾਂ ਕਾਰਨ ਉਸ ਨੇ ਸੁੱਕਰਵਾਰ ਨੂੰ ਡਿਊਟੀ ਦੌਰਾਨ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਰਿਵਾਰ ਸੁੱਕਰਵਾਰ ਨੂੰ ਹੀ ਪਠਾਨਕੋਟ ਲਈ ਰਵਾਨਾ ਹੋਇਆ ਸੀ। ਪੈਸਟਮਾਰਟਮ ਤੋਂ ਬਾਅਦ ਬਟਾਲੀਅਨ ਦੇ ਸੂਬੇਦਾਰ ਅਰਜੁਨ ਸਿੰਘ ਔਤਵਾਰ ਨੂੰ ਲਾਸ਼ ਲੈ ਕੇ ਪਿੰਡ ਪਹੁੰਚੇ। ਸਾਬਕਾ ਨਿਰਾਇਕ ਸੋਬਰਨ ਸਿੰਘ, ਬਲਾਕ ਪ੍ਰਧਾਨ ਵਿਰਜ ਯਾਦਵ ਨੇ ਫੁੱਲ ਭਰ ਕੇ ਸਰਧਾਂਜਲੀ ਭੇਟ ਕੀਤੀ। ਆਸਾਸ ਦੇ ਹਜ਼ਾਰਾਂ ਲੋਕ ਸਿਪਾਹੀ ਦੇ ਅੰਤਿਮ ਦਰਸ਼ਨ ਲਈ ਪਹੁੰਚੇ। ਬੇਟੇ ਰਿਤਿਕ ਨੇ ਚਿਤਾ ਨੂੰ ਅਗਨ ਭੇਟ ਕੀਤਾ।

ਸਕੂਲ 'ਚ ਤਿਲਕ ਲਾ ਕੇ ਨਹੀਂ ਆਉਣਾ; ਅਧਿਆਪਕਾਂ ਦਾ ਅਜਿਹਾ ਫਰਮਾਨ, ਵਿਦਿਆਰਥੀ ਪਰੇਸ਼ਾਨ

ਬਿਜਨੌਰ 2 ਸਤੰਬਰ। ਉੱਤਰ ਪ੍ਰਦੇਸ਼ ਦੇ ਬਿਜਨੌਰ ਤੋਂ ਇੱਕ ਹੋਰ ਨਾਮ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੋਂ ਦੇ ਇੱਕ ਸਰਕਾਰੀ ਸਕੂਲ ਵਿਚ ਇੱਕ ਅਧਿਆਪਕ ਨੇ ਅਜਿਹਾ ਫਰਮਾਨ ਸੁਣਾਇਆ ਹੈ ਕਿ ਉਸ ਤੋਂ ਬੱਚੇ ਪੜ੍ਹਾਈ ਨੂੰ ਗੇਟੋਂ ਹੋ ਗਏ। ਅਧਿਆਪਕ ਨੇ ਸਕੂਲ ਵਿਚ ਵਿਦਿਆਰਥੀਆਂ ਨੂੰ ਤਿਲਕ ਲਾ ਕੇ ਨਾ ਆਉਣ ਦਾ ਫਰਮਾ ਦਿੱਤਾ ਹੈ। ਮਾਮਲਾ ਭਖਣ ਮਗਰੋਂ ਸਿੱਖਿਆ ਅਧਿਕਾਰੀਆਂ ਨੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ। ਮਾਮਲਾ ਭਖਣ ਪਿੱਛੋਂ ਬੋਲਿਕ ਸਿੱਖਿਆ ਅਧਿਕਾਰੀ ਨੇ ਬੱਚਿਆਂ ਨੂੰ ਪੜ੍ਹਾਉਣ ਤੋਂ ਇਨਕਾਰ ਕਰਨ ਵਾਲੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ। ਨਾਲ ਹੀ ਇੱਕ ਹੋਰ ਅਧਿਆਪਕ ਦੀ ਤਨਖਾਹ 'ਚ ਵਾਧੇ 'ਤੇ ਵੀ ਰੋਕ ਲਾ ਦਿੱਤੀ। ਜਾਣਕਾਰੀ ਅਨੁਸਾਰ ਪ੍ਰਾਇਮਰੀ ਸਕੂਲ 'ਚ ਪੜ੍ਹਦੇ ਵਿਦਿਆਰਥੀਆਂ ਨੇ ਕੁਝ ਦਿਨ ਪਹਿਲਾਂ ਇਸ ਸਬੰਧੀ

ਆਉਂਦੇ ਹਨ, ਉਨ੍ਹਾਂ ਦਾ ਤਿਲਕ ਸਕੂਲ 'ਚ ਉਤਾਰਿਆ ਜਾਂਦਾ ਸੀ। ਪਿੰਡ ਭਨੌੜਾ ਸਥਿਤ ਅੱਪਰ ਪ੍ਰਾਇਮਰੀ ਸਕੂਲ ਦਾ ਹੈ, ਜਿੱਥੇ ਆਉਂਦੇ ਹਨ, ਉਨ੍ਹਾਂ ਦਾ ਤਿਲਕ ਸਕੂਲ 'ਚ ਉਤਾਰਿਆ ਜਾਂਦਾ ਸੀ। ਬੋਲਿਕ ਸਿੱਖਿਆ ਅਧਿਕਾਰੀ ਯੋਗਿੰਦਰ ਸਿੰਘ ਨੇ ਪੂਰੇ ਘਟਨਾ ਚੱਕਰ ਦੀ ਜਾਂਚ ਬਲਾਕ ਸਿੱਖਿਆ ਅਫਸਰ ਸੁਰਿੰਦਰ ਸਿੰਘ ਦੀ ਸੌਂਪ ਦਿੱਤੀ। ਅਧਿਕਾਰੀ ਦੀ ਰਿਪੋਰਟ ਮਿਲਣ 'ਤੇ ਬਾਅਦ ਅਧਿਆਪਕਾ ਤਨਵੀਰ ਆਇਸ਼ਾ ਨੂੰ ਮੁਅੱਤਲ ਕਰ ਦਿੱਤਾ ਗਿਆ ਜਦੋਂ ਕਿ ਤੋਰ ਬੱਚਿਆਂ ਨੂੰ ਕੁਝਤਾ-ਪਜ਼ਾਮਾ ਪਾ ਕੇ ਸਕੂਲ ਆਉਣ ਤੋਂ ਰੋਕਣ ਦੇ ਦੋਸ਼ ਹੇਠ ਮੁਖਤਾਰ ਦੀ ਤਨਖਾਹ 'ਚ ਵਾਧਾ ਕਰ ਦਿੱਤਾ ਗਿਆ।



30 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜਬਤ, ਤਿੰਨ ਤਸਕਰ ਗ੍ਰਿਫਤਾਰ

ਗੁਹਾਟੀ 2 ਸਤੰਬਰ। ਆਸਾਮ ਦੇ ਕਛਾਰ ਜਿਲ੍ਹੇ 'ਚ ਨਸ਼ੀਲੇ ਪਦਾਰਥ ਦੀ ਇੱਕ ਵੱਡੀ ਖੋਪ 'ਚ ਕਰੀਬ 30 ਕਰੋੜ ਰੁਪਏ ਦੀ ਕੀਮਤ ਦੀਆਂ 'ਯਾਬਾ' ਗੋਲੀਆਂ ਜਬਤ ਕੀਤੀਆਂ ਗਈਆਂ ਅਤੇ ਤਿੰਨ ਤਸਕਰ ਗ੍ਰਿਫਤਾਰ ਕੀਤੇ ਗਏ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕਰੀਮਗੰਜ ਪੁਲਸ ਸੁਪਰਡੈਂਟ ਪਾਰਬ ਪੁੱਤਿਮ ਦਾਸ ਅਨੁਸਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸਬੰਧ 'ਚ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਔਤਵਾਰ ਰਾਤ ਬਦਰਪੁਰ ਥਾਣਾ ਖੇਤਰ ਦੇ ਜਲਪੁਰ ਇਲਾਕੇ 'ਚ ਮੁਹਿੰਮ ਚਲਾਈ। ਉਨ੍ਹਾਂ ਕਿਹਾ, "ਇਕ ਵੱਡੀ ਗੋਲੀਆਂ ਗਿਆ ਅਤੇ ਵਾਹਨ 'ਚ ਬਣੀ ਇਕ ਗੁਪਤ ਜਗ੍ਹਾ ਤੋਂ 'ਯਾਬਾ' ਦੀਆਂ ਇੱਕ ਲੱਖ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਨ੍ਹਾਂ ਨੂੰ ਮਿਜ਼ੇਮ ਲਿਜਾਇਆ ਜਾ ਰਿਹਾ ਸੀ" ਦਾਸ ਨੇ ਦੱਸਿਆ ਕਿ ਪੁਲਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਛਾਰ ਦੇ ਕੋਟਿਗੋਰਾਹ ਪੁਲਸ ਥਾਣਾ ਖੇਤਰ ਦੇ ਰਿਹਾ ਵਾਲੇ ਹਨ। ਉਨ੍ਹਾਂ ਦੱਸਿਆ ਕਿ ਜਬਤ ਕੀਤੇ ਗਏ ਨਸ਼ੀਲੇ ਪਦਾਰਥ ਦੀ ਕੀਮਤ ਲਗਭਗ 30 ਕਰੋੜ ਰੁਪਏ ਦੱਸੀ ਗਈ ਹੈ। ਮੁੱਖ ਮੋਤਰੀ ਹਿੰਮਤ ਵਿਸ਼ਵ ਸਰਮਾ ਨੇ ਸੋਸ਼ਲ ਮੀਡੀਆ 'ਚ 'ਐਕਸ' 'ਤੇ ਇੱਕ ਪੋਸਟ 'ਚ ਰਾਜ ਨੂੰ ਨਸ਼ਾ ਮੁਕਤ ਬਣਾਉਣ 'ਚ ਆਸਾਮ ਪੁਲਸ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

ਗੁਹਾਟੀ 2 ਸਤੰਬਰ। ਆਸਾਮ ਦੇ ਕਛਾਰ ਜਿਲ੍ਹੇ 'ਚ ਨਸ਼ੀਲੇ ਪਦਾਰਥ ਦੀ ਇੱਕ ਵੱਡੀ ਖੋਪ 'ਚ ਕਰੀਬ 30 ਕਰੋੜ ਰੁਪਏ ਦੀ ਕੀਮਤ ਦੀਆਂ 'ਯਾਬਾ' ਗੋਲੀਆਂ ਜਬਤ ਕੀਤੀਆਂ ਗਈਆਂ ਅਤੇ ਤਿੰਨ ਤਸਕਰ ਗ੍ਰਿਫਤਾਰ ਕੀਤੇ ਗਏ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਕਰੀਮਗੰਜ ਪੁਲਸ ਸੁਪਰਡੈਂਟ ਪਾਰਬ ਪੁੱਤਿਮ ਦਾਸ ਅਨੁਸਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸਬੰਧ 'ਚ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਔਤਵਾਰ ਰਾਤ ਬਦਰਪੁਰ ਥਾਣਾ ਖੇਤਰ ਦੇ ਜਲਪੁਰ ਇਲਾਕੇ 'ਚ ਮੁਹਿੰਮ ਚਲਾਈ। ਉਨ੍ਹਾਂ ਕਿਹਾ, "ਇਕ ਵੱਡੀ ਗੋਲੀਆਂ ਗਿਆ ਅਤੇ ਵਾਹਨ 'ਚ ਬਣੀ ਇਕ ਗੁਪਤ ਜਗ੍ਹਾ ਤੋਂ 'ਯਾਬਾ' ਦੀਆਂ ਇੱਕ ਲੱਖ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਨ੍ਹਾਂ ਨੂੰ ਮਿਜ਼ੇਮ ਲਿਜਾਇਆ ਜਾ ਰਿਹਾ ਸੀ" ਦਾਸ ਨੇ ਦੱਸਿਆ ਕਿ ਪੁਲਸ ਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਛਾਰ ਦੇ ਕੋਟਿਗੋਰਾਹ ਪੁਲਸ ਥਾਣਾ ਖੇਤਰ ਦੇ ਰਿਹਾ ਵਾਲੇ ਹਨ। ਉਨ੍ਹਾਂ ਦੱਸਿਆ ਕਿ ਜਬਤ ਕੀਤੇ ਗਏ ਨਸ਼ੀਲੇ ਪਦਾਰਥ ਦੀ ਕੀਮਤ ਲਗਭਗ 30 ਕਰੋੜ ਰੁਪਏ ਦੱਸੀ ਗਈ ਹੈ। ਮੁੱਖ ਮੋਤਰੀ ਹਿੰਮਤ ਵਿਸ਼ਵ ਸਰਮਾ ਨੇ ਸੋਸ਼ਲ ਮੀਡੀਆ 'ਚ 'ਐਕਸ' 'ਤੇ ਇੱਕ ਪੋਸਟ 'ਚ ਰਾਜ ਨੂੰ ਨਸ਼ਾ ਮੁਕਤ ਬਣਾਉਣ 'ਚ ਆਸਾਮ ਪੁਲਸ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

ਪੁਲਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ; ਚੱਲੀਆਂ ਗੋਲੀਆਂ, 3 ਬਦਮਾਸ਼ਾਂ ਦੇ ਪੈਰ 'ਚ ਲੱਗੀ ਗੋਲੀ

ਬਹਾਦੁਰਗੜ੍ਹ 2 ਸਤੰਬਰ। ਹਰਿਆਣਾ ਦੇ ਬਹਾਦੁਰਗੜ੍ਹ ਵਿਚ ਪੁਲਸ ਅਤੇ ਬਦਮਾਸ਼ਾਂ ਵਿਚਾਲੇ ਐਨਕਾਊਂਟਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋਹਾਂ ਪਾਸਿਓਂ ਗੋਲੀਆਂ ਚੱਲੀਆਂ। ਐਨਕਾਊਂਟਰ ਮਗਰੋਂ ਪੁਲਸ ਨੇ ਤਿੰਨ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਪਾਸ ਕੀਤੀ ਹੈ। ਬਦਮਾਸ਼ਾਂ ਕੋਲੋਂ ਪੁਲਸ ਨੂੰ 3 ਗੈਰ-ਕਾਨੂੰਨੀ ਪਿਸਤੌਲਾਂ ਵੀ ਬਰਾਮਦ ਹੋਈਆਂ ਹਨ। ਤਿੰਨਾਂ ਬਦਮਾਸ਼ਾਂ ਦੇ ਪੈਰ 'ਚ ਗੋਲੀਆਂ ਲੱਗੀਆਂ ਹਨ। ਬਦਮਾਸ਼ਾਂ ਨੂੰ ਇਲਾਜ ਲਈ ਬਹਾਦੁਰਗੜ੍ਹ ਦੇ ਟਰਾਮਾ ਸੈਂਟਰ 'ਚ ਭਿਜਵਾਇਆ ਗਿਆ ਹੈ। ਇਨ੍ਹਾਂ ਬਦਮਾਸ਼ਾਂ 'ਤੇ ਦਿੱਲੀ ਜਲ ਬੋਰਡ ਦੇ ਕਾਮੇ ਦੀਪਕ ਮਾਝੀ ਦੇ ਅਗਵਾ ਅਤੇ ਕਤਲ ਦਾ ਮਾਮਲਾ ਦਰਜ ਹੈ। ਕਾਊਮ ਪ੍ਰਦੀਪ ਨੈਨ ਮੌਕੇ 'ਤੇ ਮੌਜੂਦ ਹਨ ਅਤੇ ਮਾਮਲੇ ਦੀ ਜਾਂਚ ਵਿਚ ਜੁੱਟੇ ਹੋਏ ਹਨ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 5-30 ਵਜੇ ਬਹਾਦੁਰਗੜ੍ਹ ਸੀ. ਆਈ. ਏ.-2 ਨੂੰ ਸੂਚਨਾ ਮਿਲੀ ਸੀ ਕਿ ਤਿੰਨ ਬਦਮਾਸ਼ ਹਥਿਆਰਾਂ ਨਾਲ ਲੋਹੇ ਹੋ ਕੇ ਬਹਾਦੁਰਗੜ੍ਹ ਤੋਂ ਬਹਾਗੀ ਹੋਣ 'ਤੇ ਜਾ ਰਹੇ ਹਨ। ਬਹਾਗੀ ਹੋਣ 'ਤੇ ਜਦੋਂ ਪੁਲਸ


ਨੇ ਤਿੰਨਾਂ ਦੀ ਘੋਰਬੰਦੀ ਕੀਤੀ ਤਾਂ ਬਦਮਾਸ਼ਾਂ ਨੇ ਪੁਲਸ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਦਕਿ ਕਾਰਵਾਈ ਵਿਚ ਪੁਲਸ ਨੇ ਵੀ ਬਦਮਾਸ਼ਾਂ 'ਤੇ ਗੋਲੀਆਂ ਚਲਾਈਆਂ, ਮੁਲਜ਼ਮ ਦੀਪਕ ਮਾਝੀ ਨੂੰ ਅਗਵਾ



ਬਲਵਿੰਦਰ ਸਿੰਘ ਭੁੰਦੜ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਜਲੰਧਰ/ਚੰਡੀਗੜ੍ਹ 2 ਸਤੰਬਰ। ਅਕਾਲੀ ਦਲ ਵਿਚ ਪੈਦਾ ਹੋਏ ਅੰਦਰੂਨੀ ਕਲੋਸ਼ ਦਰਮਿਆਨ ਸ਼ਮੇਟੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਫੈਸਲਾ ਲੈਦਿਆਂ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਮੋਤਰੀ ਬਲਵਿੰਦਰ ਸਿੰਘ ਭੁੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਅਕਾਲੀ ਦਲ ਦਾ ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਪਾਰਟੀ ਲਗਾਤਾਰ ਨਿਖਾਰ ਵੱਲ ਜਾ ਰਹੀ ਹੈ ਅਤੇ 2 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੋਈ ਫੈਸਲਾ ਵੀ ਆ ਸਕਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਭੁੰਦੜ ਸੁਖਬੀਰ ਸਿੰਘ ਬਾਦਲ ਦਾ ਨੌਜਵਾਨ ਆਗੂਆਂ ਵਿਚੋਂ ਮੰਨੇ ਜਾਂਦੇ ਹਨ। ਹਾਲਾਂਕਿ ਅਜੇ ਬਲਵਿੰਦਰ ਸਿੰਘ ਭੁੰਦੜ ਨੂੰ ਕਾਰਜਕਾਰੀ ਪ੍ਰਧਾਨ ਹੀ

ਜਲੰਧਰ/ਚੰਡੀਗੜ੍ਹ 2 ਸਤੰਬਰ। ਅਕਾਲੀ ਦਲ ਵਿਚ ਪੈਦਾ ਹੋਏ ਅੰਦਰੂਨੀ ਕਲੋਸ਼ ਦਰਮਿਆਨ ਸ਼ਮੇਟੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਫੈਸਲਾ ਲੈਦਿਆਂ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸਾਬਕਾ ਮੋਤਰੀ ਬਲਵਿੰਦਰ ਸਿੰਘ ਭੁੰਦੜ ਨੂੰ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਥਾਪ ਦਿੱਤਾ ਹੈ। ਇਸ ਦੀ ਜਾਣਕਾਰੀ ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ। ਅਕਾਲੀ ਦਲ ਦਾ ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਪਾਰਟੀ ਲਗਾਤਾਰ ਨਿਖਾਰ ਵੱਲ ਜਾ ਰਹੀ ਹੈ ਅਤੇ 2 ਸਤੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਕੋਈ ਫੈਸਲਾ ਵੀ ਆ ਸਕਦਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬਲਵਿੰਦਰ ਸਿੰਘ ਭੁੰਦੜ ਸੁਖਬੀਰ ਸਿੰਘ ਬਾਦਲ ਦਾ ਨੌਜਵਾਨ ਆਗੂਆਂ ਵਿਚੋਂ ਮੰਨੇ ਜਾਂਦੇ ਹਨ। ਹਾਲਾਂਕਿ ਅਜੇ ਬਲਵਿੰਦਰ ਸਿੰਘ ਭੁੰਦੜ ਨੂੰ ਕਾਰਜਕਾਰੀ ਪ੍ਰਧਾਨ ਹੀ



ਥਾਪਿਆ ਗਿਆ ਹੈ ਅਤੇ ਸੁਖਬੀਰ ਸਿੰਘ ਬਾਦਲ ਹੀ ਪਾਰਟੀ ਦੇ ਪ੍ਰਧਾਨ ਹੀ ਬਣੇ ਰਹਿਣਗੇ। ਇੱਥੇ ਦੱਸਦੇ ਹੋਏ ਕਿ ਇਹ ਪਹਿਲੀ ਵਾਰ ਹੈ ਕਿ ਸ਼ਮੇਟੀ ਅਕਾਲੀ ਦਲ ਦੇ ਅੰਦਰ ਕਿਸੇ ਆਗੂ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪਾਰਟੀ 'ਚ ਕਦੇ ਕਿਸੇ ਨੂੰ ਕਾਰਜਕਾਰੀ ਪ੍ਰਧਾਨ ਨਹੀਂ ਥਾਪਿਆ ਗਿਆ। ਹਾਲਾਂਕਿ ਕਈ ਆਗੂਆਂ ਨੂੰ ਸਮੇਂ-ਸਮੇਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਥੇ ਹੀ ਬਲਵਿੰਦਰ ਸਿੰਘ ਭੁੰਦੜ ਨੂੰ ਕਾਰਜਕਾਰੀ ਪ੍ਰਧਾਨ ਲਗਾਉਣ ਨੂੰ ਲੈ ਕੇ ਸਿਆਸੀ ਪਿਛਾਂ ਵਿੱਚ ਨਵੀਂ ਚਰਚਾ ਛਿੜ ਗਈ ਹੈ। ਕੱਲ੍ਹ ਸੁਖਬੀਰ ਸਿੰਘ ਬਾਦਲ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਸਾਹਮਣੇ ਪੇਸ਼ੀ ਹੈ। ਵੱਖ-ਵੱਖ ਮਾਮਲਿਆਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਪਾਰਮਿਕ ਸਜ਼ਾ ਲੱਗ ਸਕਦੀ ਹੈ। ਭਲਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਦੀ ਸਾਂਝੀ ਮੀਟਿੰਗ ਵਿੱਚ ਵੱਡਾ ਫੈਸਲਾ ਲਿਆ ਜਾ ਸਕਦਾ ਹੈ।


ਨਕਸਲੀਆਂ ਨੇ ਪੁਲਸ ਜਵਾਨ ਦੇ ਭਰਾ ਦਾ ਬੇਰਹਿਮੀ ਨਾਲ ਕੀਤਾ ਕਤਲ ਬੀਜਪੁਰ 2 ਸਤੰਬਰ। ਛੱਤੀਗੜ੍ਹ ਦੇ ਬੀਜਪੁਰ 'ਚ ਨਕਸਲੀਆਂ ਨੇ ਪੁਲਸ ਜਵਾਨ ਦੇ ਭਰਾ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਦੱਸਣਯੋਗ ਹੈ ਕਿ ਪਿਛਲੇ 5 ਦਿਨਾਂ 'ਚ ਨਕਸਲੀਆਂ ਨੇ ਤਿੰਨ ਪਿੰਡ ਵਾਸੀਆਂ ਦਾ ਮੁਖਬੀਰ ਦੇ ਦੋਸ਼ 'ਚ ਕਤਲ ਕਰ ਦਿੱਤਾ ਹੈ। ਇਹ ਘਟਨਾ ਬੀਜਪੁਰ ਦੇ ਤਿੰਨਾਨ ਪਿੰਡ ਦੀ ਹੈ। ਜਾਣਕਾਰੀ ਅਨੁਸਾਰ ਖੇਤੀ ਕਰਨ ਵਾਲਾ ਪਿੰਡ ਵਾਸੀ ਕਾਰਮ ਸਨੂੰ (27) ਮੰਗਲਵਾਰ ਰਾਤ ਆਪਣੇ ਘਰ ਸੀ, ਉਦੋਂ ਹਥਿਆਰਾਂ ਨਾਲ ਲੋਹੇ ਨਕਸਲੀਆਂ ਨੇ ਉਸ ਦਾ ਕਤਲ ਕਰ ਦਿੱਤਾ। ਪਰਿਵਾਰ ਵਾਲਿਆਂ ਨੇ ਮਿਹਤੂਰ ਬਾਣੇ 'ਚ ਕਤਲ ਦੀ ਰਿਪੋਰਟ ਲਿਖਵਾਈ ਹੈ।

ਜਿਸ ਕਾਰਨ ਤਿੰਨ ਬਦਮਾਸ਼ ਜਖਮੀ ਹ

# ਆਪਣੇ ਬੱਚੇ ਨੂੰ ਆਤਮ-ਵਿਸ਼ਵਾਸੀ ਬਣਾਓ ਤੰਦਰੁਸਤ ਰਹਿਣ ਲਈ ਦਫਤਰ ਵਿਚ ਕਰੋ ਕੁਝ ਕਸਰਤ

## ਡਾ. ਨਿਸ਼ਾਨ ਸਿੰਘ

ਮੌਜੂਦਾ ਦੌਰ ਵਿਚ ਸਕੂਲੀ ਬੱਚੇ ਕਈ ਪ੍ਰਕਾਰ ਦੇ ਮਨੋਰੋਗਾਂ ਦੀ ਚਪੇਟ ਵਿਚ ਆ ਰਹੇ ਹਨ। ਬੱਚਿਆਂ ਵਿਚ ਤਣਾਅ ਵਧ ਰਿਹਾ ਹੈ। ਉਹ ਚਾਹੇ ਪੜ੍ਹਾਈ ਦਾ ਤਣਾਅ ਹੋਵੇ, ਆਪਣੇ ਨਾਲ ਵਾਪਰ ਰਹੀਆਂ ਘਟਨਾਵਾਂ ਦਾ ਹੋਵੇ ਜਾਂ ਸਰੀਰ ਵਿਚ ਹੋ ਰਹੇ ਪਰਿਵਰਤਨ ਦਾ ਹੋਵੇ। ਅਜੋਕੇ ਸਮੇਂ 5 ਤੋਂ 15 ਸਾਲ ਤੱਕ ਉਮਰ ਦੇ ਬੱਚੇ ਤਣਾਅ ਦਾ ਸ਼ਿਕਾਰ ਜ਼ਿਆਦਾ ਗਿਣਤੀ ਵਿਚ ਹੋ ਰਹੇ ਹਨ। ਇਸ ਤਣਾਅ ਦਾ ਸਭ ਤੋਂ ਵੱਡਾ ਪ੍ਰਭਾਵ ਇਹ ਹੈ ਕਿ ਬੱਚਿਆਂ ਵਿਚ ਆਤਮ-ਵਿਸ਼ਵਾਸ ਦੀ ਕਮੀ ਪੈਦਾ ਹੋਣੀ ਸ਼ੁਰੂ ਹੋ ਗਈ ਹੈ। ਆਤਮ-ਵਿਸ਼ਵਾਸ ਦੀ ਕਮੀ ਕਾਰਨ ਬੱਚਿਆਂ ਵਿਚ ਹੀਣ ਭਾਵਨਾ ਘਰ ਕਰ ਗਈ ਹੈ। ਇਸ ਲਈ ਮਾਤਾ-ਪਿਤਾ ਦੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਵਧੇਰੇ ਮਹੱਤਵਪੂਰਨ ਹੋ ਗਈ ਹੈ ਕਿ ਉਹ ਕਿਸ ਤਰ੍ਹਾਂ ਆਪਣੇ ਬੱਚੇ ਨੂੰ ਆਤਮ-ਵਿਸ਼ਵਾਸੀ ਬਣਾ ਸਕਦੇ ਹਨ?



ਬੱਚਿਆਂ ਦੇ ਮਾਤਾ-ਪਿਤਾ ਅਕਸਰ ਹੀ ਮਨੋਵਿਗਿਆਨੀਆਂ ਤੋਂ ਸਲਾਹ ਲੈਂਦੇ ਰਹਿੰਦੇ ਹਨ ਕਿ ਕਿਸ ਪ੍ਰਕਾਰ ਹੀਣ ਭਾਵਨਾ ਨਾਲ ਗੁਸਤ ਬੱਚੇ ਦਾ ਆਤਮ-ਵਿਸ਼ਵਾਸ ਮੁੜ ਤੋਂ ਵਧਾਇਆ ਜਾ ਸਕਦਾ ਹੈ? ਕਿਵੇਂ ਬੱਚੇ ਦੇ ਮਨ 'ਚੋਂ ਡਰ ਅਤੇ ਹੀਣ ਭਾਵਨਾ ਕੱਢੀ ਜਾਵੇ? ਅਜੋਕੇ ਸਮੇਂ

ਜਾਵੇਗਾ।  
 × ਆਪਣੇ ਕੱਪੜਿਆਂ ਦੀ ਸਾਫ਼-ਸਫ਼ਾਈ ਵੱਲ ਖ਼ੂਬ ਧਿਆਨ ਨਹੀਂ ਦੇਵੇਗਾ ਅਤੇ ਗੰਦੇ ਕੱਪੜੇ/ਬੂਟ ਆਦਿ ਪਾ ਕੇ ਰੱਖੇਗਾ।  
 × ਉਹ ਆਪਣੇ ਕਮਰੇ ਵਿਚ ਹੀ ਬੈਠਣਾ ਪਸੰਦ ਕਰੇਗਾ, ਬਾਹਰ ਦੋਸਤਾਂ ਨਾਲ ਘੁੰਮਣ-ਫਿਰਨ ਤੋਂ ਗੁਰੇਜ਼ ਕਰੇਗਾ।  
 × ਅਜਿਹੇ ਬੱਚੇ ਜਿੰਦੀ ਸੁਭਾਅ ਦੇ ਹੋ ਜਾਂਦੇ ਹਨ। ਜੇਕਰ ਮਾਤਾ-ਪਿਤਾ ਕਿਸੇ ਕੰਮ ਤੋਂ ਮਨੁੱਖੀ ਕਰਦੇ ਹਨ ਤਾਂ ਇਹ ਉਸ ਕੰਮ ਨੂੰ ਕਰਦੇ ਹਨ, ਜਿਹੜਾ ਮਾਤਾ-ਪਿਤਾ ਨੇ ਮਨੁੱਖੀ ਕੀਤਾ ਹੁੰਦਾ ਹੈ।  
 ਆਤਮ-ਵਿਸ਼ਵਾਸ ਕਿਵੇਂ ਦਿਵਾਈਏ?  
 × ਬੱਚੇ ਵਿਚ ਹੀਣ ਭਾਵਨਾ ਪੈਦਾ ਹੋਣ ਦੇ ਕਾਰਨਾਂ ਦਾ ਪਤਾ ਕਰਨ ਦੀ ਕੋਸ਼ਿਸ਼ ਕਰੋ ਅਤੇ ਇਨ੍ਹਾਂ ਨੂੰ ਦੂਰ ਕਰਨ ਲਈ ਕਿਸੇ ਚੰਗੇ ਮਨੋਵਿਗਿਆਨੀ ਨਾਲ ਗੱਲਬਾਤ ਕਰੋ।  
 × ਬੱਚੇ ਨਾਲ ਦੋਸਤਾਂ ਵਾਂਗ ਪੇਸ਼ ਆਓ ਅਤੇ ਉਸ ਨਾਲ ਹਾਸ-ਮਜ਼ਾਕ ਕਰੋ, ਤਾਂ ਕਿ ਉਹ ਖੁਸ਼ ਹੋ ਸਕੇ।  
 × ਬੱਚੇ ਨਾਲ ਮਾਰ-ਕੁੱਟ ਜਾਂ ਗਾਲ਼-ਗਲ਼ਚ ਨਾ ਕਰੋ ਅਤੇ ਭੁੱਲ ਕੇ ਵੀ ਕਦੇ ਤਾਹਨੇ-ਮਿਠਕੇ ਨਾ ਮਾਰੋ। ਨਹੀਂ ਤਾਂ ਬੱਚਾ ਪਹਿਲਾਂ ਨਾਲੋਂ ਜ਼ਿਆਦਾ ਪ੍ਰੇਸ਼ਾਨ ਹੋ ਸਕਦਾ ਹੈ।  
 × ਬੱਚੇ ਨੂੰ ਖਾਣੇ ਵਿਚ ਉਸ ਦੀ ਪਸੰਦ

ਪੁੱਛੋ ਅਤੇ ਉਸ ਲਈ ਵਿਸ਼ੇਸ਼ ਤੌਰ 'ਤੇ ਉਹ ਖਾਣਾ ਬਣਾਓ, ਜਿਹੜਾ ਉਸ ਨੂੰ ਪਸੰਦ ਹੈ।  
 × ਸਾਰੇ ਪਰਿਵਾਰਕ ਜੀਅ ਇਕੱਠੇ ਬੈਠ ਕੇ ਟੀ.ਵੀ. ਦੇਖੋ ਜਾਂ ਫਿਲਮ ਵਗੈਰਾ ਦੇਖੋ, ਤਾਂ ਕਿ ਉਹ ਤੁਹਾਡੇ ਨਾਲ ਖੁੱਲ੍ਹ ਕੇ ਗੱਲਬਾਤ ਕਰ ਸਕੇ।  
 × ਬੱਚੇ ਨਾਲ ਬਾਹਰ ਘੁੰਮਣ ਲਈ ਨਿਕਲੋ ਅਤੇ ਉਸ ਦੇ ਦੋਸਤਾਂ/ਮਿਤਰਾਂ ਦੇ ਘਰ ਜਾਓ।  
 × ਬੱਚੇ ਨੂੰ ਪਿਆਰ ਨਾਲ ਸਕੂਲ ਦਾ ਕੰਮ ਕਰਵਾਓ। ਉਸ ਨੂੰ ਪੜ੍ਹਾਈ ਦੀ ਅਹਿਮੀਅਤ ਬਾਰੇ ਜਾਣਕਾਰੀ ਦਿਓ।  
 × ਬੱਚੇ ਦੀਆਂ ਕਮੀਆਂ ਉਸ ਦੇ ਯਾਰ-ਦੋਸਤਾਂ ਦੇ ਸਾਹਮਣੇ ਨਾ ਦੱਸੋ।  
 × ਆਪਣੇ ਬੱਚੇ ਦੀ ਤੁਲਨਾ ਦੂਜੇ ਬੱਚਿਆਂ ਨਾਲ ਨਾ ਕਰੋ, ਕਿਉਂਕਿ ਹਰ ਬੱਚੇ ਦੇ ਸੋਚਣ ਅਤੇ ਕੰਮ ਕਰਨ ਦੀ ਯੋਗਤਾ ਵੱਖਰੀ-ਵੱਖਰੀ ਹੁੰਦੀ ਹੈ।  
 × ਸਕੂਲ ਵਿਚ ਜਾ ਕੇ ਉਸ ਦੇ ਅਧਿਆਪਕ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਮਦਦ ਲਈ ਬੇਨਤੀ ਕਰੋ।  
 × ਬੱਚੇ ਸਾਹਮਣੇ ਆਪਣੇ ਪਤੀ/ਪਤਨੀ ਨਾਲ ਲੜਾਈ-ਝਗੜਾ ਨਾ ਕਰੋ, ਨਹੀਂ ਤਾਂ ਬੱਚੇ ਦੇ ਮਨ 'ਤੇ ਬੁਰਾ ਪ੍ਰਭਾਵ ਪੈਂਦਾ ਹੈ।  
 × ਬੱਚੇ ਨੂੰ ਉਸ ਦੀਆਂ ਪਸੰਦ ਦੀਆਂ ਵਸਤੂਆਂ ਜਿਵੇਂ ਕੱਪੜੇ, ਬੂਟ, ਖਿਡੌਣੇ ਅਤੇ ਮਨੋਰੰਜਨ ਦੀਆਂ ਚੀਜ਼ਾਂ ਲੈ ਕੇ ਦਿਓ।

ਅਕਸਰ ਜਦੋਂ ਫਿਟਨੈਸ ਦੀ ਗੱਲ ਆਉਂਦੀ ਹੈ ਤਾਂ ਜ਼ਿਆਦਾ ਲੋਕਾਂ ਦਾ ਕਹਿਣਾ ਹੁੰਦਾ ਹੈ ਕਿ ਕੀ ਕਰੀਏ, ਸਮਾਂ ਹੀ ਨਹੀਂ ਮਿਲਦਾ। ਇਹ ਆਮ ਸ਼ਿਕਾਇਤ ਨੌਕਰੀ ਕਰਨ ਵਾਲਿਆਂ ਅਤੇ ਘਰ ਵਿਚ ਰਹਿਣ ਵਾਲਿਆਂ ਔਰਤਾਂ ਦੀ ਹੁੰਦੀ ਹੈ। ਜੇਕਰ ਸੋਚ ਲਓ ਕਿ ਅਸੀਂ ਸਿਹਤਮੰਦ ਰਹਿਣਾ ਹੈ ਤਾਂ ਸਮਾਂ ਕੱਢਣਾ ਵੀ ਜ਼ਿਆਦਾ ਮੁਸ਼ਕਿਲ ਨਹੀਂ ਹੈ।  
 ਘੰਟਿਆਂ ਬੱਧੀ ਦਫਤਰ ਵਿਚ ਬੈਠ ਕੇ ਕੰਮ ਕਰਨ, ਕੋਈ ਵੀ ਸਰੀਰਕ ਕਿਰਿਆ ਨਾ ਕਰਨ ਨਾਲ ਸਾਡੀ ਸਿਹਤ 'ਤੇ ਕਾਫ਼ੀ ਅਸਰ ਪੈਂਦਾ ਹੈ। ਆਪਣੀ ਮੌਜੂਦਗੀ ਦਾ ਸਹਾਰਾ ਲੈ ਕੇ ਅਸੀਂ ਕੁਝ ਆਸਾਨ ਕਸਰਤ ਕਰਕੇ ਆਪਣੇ ਸਰੀਰ ਨੂੰ ਫਿੱਟ ਰੱਖ ਸਕਦੇ ਹਾਂ।  
 × ਕੁਰਸੀ 'ਤੇ ਬੈਠੇ-ਬੈਠੇ ਦੋਵਾਂ ਨੂੰ ਸਿੱਧਾ ਸਟ੍ਰੈਚ ਕਰੋ, ਫਿਰ ਢਿੱਲਾ ਛੱਡੋ। ਇਸੇ ਤਰ੍ਹਾਂ 5 ਵਾਰ ਇਸ ਕਿਰਿਆ ਨੂੰ ਦੁਹਰਾ ਲਓ।  
 × ਕੁਰਸੀ 'ਤੇ ਬੈਠੇ ਹੋਏ ਦੋਵਾਂ ਦੀਆਂ ਉਂਗਲੀਆਂ ਖੋਲ੍ਹੋ, ਬੰਦ ਕਰੋ। ਇਸ ਤਰ੍ਹਾਂ 5 ਤੋਂ 10 ਵਾਰ ਕਰੋ। ਅਜਿਹਾ ਕਰਨ ਨਾਲ ਪੈਰਾਂ ਅਤੇ ਉਂਗਲੀਆਂ ਵਿਚ ਖੂਨ ਦਾ ਸੰਚਾਰ ਚੰਗੀ ਤਰ੍ਹਾਂ ਹੋਵੇਗਾ।  
 × ਕੁਰਸੀ 'ਤੇ ਬੈਠੇ ਫਿਰ ਦੋਵੇਂ ਪੈਰ ਮਿਲਾ ਕੇ ਦੋਵਾਂ ਨੂੰ ਸੱਜੇ ਪਾਸੇ, ਖੱਬੇ ਪਾਸੇ ਲੈ ਜਾਓ। ਉਨ੍ਹਾਂ ਨੂੰ ਗੋਲ-ਗੋਲ ਘੁਮਾਓ, 5 ਵਾਰ ਕਲਕ ਵਾਈਜ਼, 5 ਵਾਰ ਐਂਟੀ ਕਲਕ ਵਾਈਜ਼। ਗਿੱਟਿਆਂ ਵਿਚ ਖਿਚਾਅ ਮਹਿਸੂਸ ਹੋਵੇਗਾ।  
 × ਦੋਵਾਂ ਮੋਢਿਆਂ ਨੂੰ ਉੱਪਰ ਚੁੱਕਦੇ ਹੋਏ ਕੰਨਾਂ ਤੱਕ ਲੈ ਜਾਣ ਦੀ ਕੋਸ਼ਿਸ਼ ਕਰੋ, ਵਾਪਸ ਲਿਆਓ। 5 ਵਾਰ ਕਰੋ। ਦੋਵਾਂ ਮੋਢਿਆਂ ਤੋਂ ਬਾਹਰ ਨੂੰ ਗੋਲ ਘੁਮਾਓ, ਕਲਕ ਵਾਈਜ਼, ਐਂਟੀ ਕਲਕ ਵਾਈਜ਼। ਮੋਢੇ ਪ੍ਰਭਾਵਿਤ ਹੋਣਗੇ। ਉਨ੍ਹਾਂ ਵਿਚ ਫਲੈਕਸੀਬਿਲਟੀ ਵਧੇਗੀ।  
 × ਦੋਵੇਂ ਹੱਥਾਂ ਨੂੰ ਕੁਰਸੀ ਦੇ ਪਿੱਛੇ ਸਿੱਧੇ ਫੈਲਾਉਂਦੇ ਹੋਏ ਛੱਤ ਵੱਲ ਦੇਖੋ, ਰਿਲੈਕਸ ਕਰੋ। ਮੋਢੇ ਪ੍ਰਭਾਵਿਤ ਹੋਣਗੇ।  
 × ਵਾਰ-ਵਾਰ ਇੰਟਰਕਾਮ 'ਤੇ ਗੋਲ ਕਰਨ ਦੀ ਬਜਾਏ ਵਿਚ-ਵਿਚ ਉੱਠ ਕੇ ਸਹਿਕਰਮੀ ਦੇ ਕੋਲ ਜਾ ਕੇ ਗੱਲਬਾਤ



ਕਰੋ।  
 × ਦਫਤਰ ਵਿਚ ਪੌੜੀਆਂ ਦੀ ਵਰਤੋਂ ਕਰੋ।  
 × ਦਫਤਰ ਵਿਚ ਬੌਤੀ ਦੋਰ ਲਈ ਆਪਣੀ ਸੀਟ 'ਤੇ ਖੜ੍ਹੇ ਹੋ ਕੇ ਕੰਮ ਕਰੋ।  
 × ਪੈਂਟੀ ਵਿਚ ਖੁਦ ਜਾ ਕੇ ਖਾਣ-ਪੀਣ ਦਾ ਸਾਮਾਨ ਲਿਆਓ।  
 × ਕੰਪਿਊਟਰ 'ਤੇ ਕੰਮ ਕਰਦੇ ਸਮੇਂ ਬਾਡੀ ਪਾਜ਼ਚਰ 'ਤੇ ਧਿਆਨ ਦਿਓ।  
 × ਖੱਬੇ ਪੈਰ 'ਤੇ ਸੱਜੇ ਪੈਰ ਨੂੰ ਕ੍ਰਾਸ ਕਰਕੇ ਰੱਖੋ ਅਤੇ ਪਿੱਠ ਨੂੰ ਸੱਜੇ ਪਾਸੇ ਮੋੜਨ ਦੀ ਕੋਸ਼ਿਸ਼ ਕਰੋ। ਇਸੇ ਤਰ੍ਹਾਂ ਇਹ ਕਿਰਿਆ ਪੈਰ ਬਦਲ ਕੇ ਕਰੋ।  
 × ਕੁਰਸੀ 'ਤੇ ਬੈਠੇ ਹੋਏ ਦੋਵੇਂ ਹੱਥੋਂ ਦੀਆਂ ਨੂੰ ਇੰਟਰਲਾਕ ਕਰਕੇ ਸਿਰ 'ਤੇ ਰੱਖੋ, ਫਿਰ ਸੱਜੇ ਪਾਸੇ ਕਮਰ ਤੋਂ ਝੁਕੋ। ਇਸੇ ਤਰ੍ਹਾਂ ਦੋਵੇਂ ਪਾਸੇ ਝੁਕਾ ਝੁਕੋ। 3-4 ਵਾਰ ਇਸ ਨੂੰ ਦੁਹਰਾਓ।

## ਸਿਹਤ ਲਈ ਖ਼ਤਰਨਾਕ ਹੈ ਕਦਰਤ ਨਾਲ ਖਿਲਵਾੜ

### ਦੀਪਕ ਲਾਲਵਾਨੀ

ਮਾਨਵਤਾ ਅਤੇ ਵਾਤਾਵਰਨ ਨਾਲ ਲਗਾਤਾਰ ਕੀਤੇ ਜਾ ਰਹੇ ਖਿਲਵਾੜ ਦੇ ਦੌਰ ਵਿਚ ਜੋ ਮਨੁੱਖ ਇਸ ਮਹੱਤਵ ਨੂੰ ਨਹੀਂ ਸਮਝ ਸਕਿਆ ਤਾਂ ਮਹਾਂਵਿਨਾਸ ਨਿਸ਼ਚਿਤ ਸਮਝੇ। ਮਨੁੱਖੀ ਸਮਾਜ ਇਸ ਸਮੇਂ ਇਕ ਅਜਿਹੇ ਚੌਰਾਹੇ 'ਤੇ ਖੜ੍ਹਾ ਹੈ, ਜਿਥੇ ਉਸ ਨੇ ਤੋਅ ਕਰਨਾ ਹੈ ਕਿ ਪਾਰਮਿਕ ਕੱਟੜਤਾ, ਸਾਮਵਾਦੀ ਜਨੂੰਨ ਅਤੇ ਪੁੰਜੀਪਤੀਆਂ ਦੇ ਸ਼ੋਸ਼ਣ ਦੇ ਰਾਹ 'ਤੇ ਹੀ ਚਲਦੇ ਰਹਿਣਾ ਹੈ ਜਾਂ ਫਿਰ ਅਜਿਹਾ ਰਾਹ ਤਲਾਸ਼ ਕਰਨਾ ਹੈ ਜੋ ਮਨੁੱਖੀ ਜੀਵਨ ਅਤੇ ਵਾਤਾਵਰਨ ਨੂੰ ਤੰਦਰੁਸਤ, ਸੁੰਦਰ ਅਤੇ ਖੁਸ਼ਹਾਲ ਬਣਾਵੇ। ਜੋ ਲੋਕ ਇਹ ਸੋਚਦੇ ਹਨ ਕਿ ਅਸੀਂ ਦੁਨੀਆਂ ਦੀ ਹੋਂਦ ਮਿਟਾ ਕੇ ਹੀ ਸੁਖੀ ਰਹਿ ਸਕਦੇ ਹਾਂ ਜਾਂ ਆਪਣੀ ਸੱਤਾ ਕਾਇਮ ਕਰ ਸਕਦੇ ਹਾਂ, ਉਹ ਜ਼ਰਾ ਇਤਿਹਾਸ ਵਿਚ ਝਾਕ ਕੇ ਦੇਖਣ। ਹਿੰਸਕ ਸਮਾਜ ਆਪਣੀ ਹੋਂਦ ਖੁਦ ਖੋ ਬੈਠਦਾ ਹੈ। ਜਦੋਂ ਕਿ ਨਹੀਂ ਰਹੇਗਾ ਤਾਂ ਦੂਜਾ ਵੀ ਨਹੀਂ ਰਹੇਗਾ। ਸਾਰੇ ਇਕ-ਦੂਜੇ ਨਾਲ ਜੁੜੇ ਹਨ। ਧਰਤੀ 'ਤੇ ਕੁੱਝ ਨਹੀਂ ਰਹਿਣਗੇ ਤਾਂ ਬਾਕੀ ਹੋਰ ਕਿਸੇ ਦੇ ਬਚਣ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ। ਅੱਜ ਹਾਲਾਤ ਇਹ ਹਨ ਕਿ ਮਨੁੱਖ ਹਰ ਤਰ੍ਹਾਂ ਨਾਲ ਵਾਤਾਵਰਨ ਨੂੰ ਨੁਕਸਾਨ ਪਹੁੰਚਾ ਕੇ ਇਹ ਸਮਝਦਾ ਹੈ ਕਿ ਉਹ ਬਚ ਜਾਵੇਗਾ। ਪਰ ਇਹ ਉਸ ਦੀ ਭੁੱਲ ਹੈ।

ਬਿਮਾਰੀਆਂ ਦੀ ਇਕ ਪ੍ਰਮੁੱਖ ਵਜ੍ਹਾ ਹੈ ਹਰ ਪਾਸੇ ਫੈਲੀ ਗੰਦਗੀ, ਵਧਦਾ ਹੋਇਆ ਪ੍ਰਦੂਸ਼ਣ, ਦੂਸ਼ਿਤ ਪਾਣੀ ਅਤੇ ਘਟੀਆ ਪੱਧਰ ਦੀ ਖਾਧ ਸਮੱਗਰੀ ਦੀ ਖੁੱਲ੍ਹਿਆ ਵਿਕਰੀ। ਜਨਤਕ ਸਥਾਨਾਂ 'ਤੇ ਸਾਫ਼-ਸਫ਼ਾਈ ਦੀ ਲੋੜੀਂਦੀ ਵਿਵਸਥਾ ਦਾ ਨਾ ਹੋਣਾ ਵੀ ਬਿਮਾਰੀਆਂ ਦੀ ਇਕ ਪ੍ਰਮੁੱਖ ਵਜ੍ਹਾ ਹੈ। ਵਾਤਾਵਰਨ ਦੇ ਨਾਲ ਹੋ ਰਿਹਾ ਇਹ ਖਿਲਵਾੜ ਕਰੜਾ ਲੋਕਾਂ ਲਈ ਖ਼ਤਰੇ ਦੀ ਘੰਟੀ ਹੈ। ਤੇਜ਼ੀ ਨਾਲ ਵਿਕਾਸ ਦੇ ਨਾਂਅ 'ਤੇ ਕਈ ਵਿਦੇਸ਼ੀ ਕੰਪਨੀਆਂ ਨੂੰ ਭਾਰਤ ਵਿਚ ਆਉਣ ਦੀ ਖੁੱਲ੍ਹ ਦੇ ਰੱਖੀ ਹੈ। ਇਥੇ ਬੇਰੁਜ਼ਗਾਰੀ ਦੇ ਨਾਂਅ ਦਾ ਡੱਕਾ ਵਜਾ ਕੇ ਵਿਦੇਸ਼ੀ ਕੰਪਨੀਆਂ ਨੂੰ ਖੁੱਲ੍ਹੀ ਛੱਟੀ ਦੇ ਕੇ ਖੜੋਲੇ ਨਾਲ ਜੰਗਲਾਂ ਦੀ ਕਟਾਈ ਕਰਕੇ ਆਪਣੇ ਕਾਰਖਾਨੇ ਖੋਲ੍ਹ ਰਹੇ ਹਨ। 'ਭਾੜ ਮੋ' ਜਾਂਦੇ ਜਨਤਾ, ਅਪਨਾ ਕਾਮ ਬਨਤਾ' ਕਹਾਵਤ ਨੂੰ ਚਰਿਤਾਰਥ ਕਰਕੇ ਵਿਦੇਸ਼ੀ ਕੰਪਨੀਆਂ ਇਥੋਂ ਧੰਨ ਕਮਾ ਕੇ ਆਪਣੇ ਦੇਸ਼ਾਂ ਵਿਚ ਲਿਜਾ ਕੇ ਜਮ੍ਹਾਂ ਕਰ ਰਹੀਆਂ ਹਨ ਅਤੇ ਆਮ ਆਦਮੀ ਦੀ ਸਿਹਤ ਨਾਲ ਖਿਲਵਾੜ ਕਰ ਰਹੀਆਂ ਹਨ। ਵੱਡੇ-ਬੜ੍ਹੇਗਰੀ ਜਦੋਂ ਜੀਵਨ ਸ਼ੈਲੀ ਵਿਚ ਆਏ ਬਦਲਾਵਾਂ ਤੋਂ ਬੇਇਕਰ ਹੋ ਜਾਣ ਤਾਂ ਇਸ ਦਾ ਖਮਿਆਜ਼ਾ ਨਵੀਂ ਪੀੜ੍ਹੀ ਨੂੰ ਤਾਂ ਭੁਗਤਣਾ ਹੀ ਪਵੇਗਾ। ਕਈ ਖਮਿਆਜ਼ਾ ਆਉਣ ਵਾਲੇ ਦਿਨਾਂ ਫੈਕਟਰੀਆਂ ਦੀਆਂ ਚਿਮਨੀਆਂ ਨੂੰ ਹੀ ਜ਼ਹਿਰੀਲਾ ਧੂੰਆਂ ਛੱਡਦੀਆਂ ਭੁਗਤਣਾ ਪਵੇਗਾ।



## ਪਹਿਲਾਂ ਖਾਈ ਜਾਓ, ਫਿਰ ਪਛਤਾਈ ਜਾਓ

### ਸ਼ੀਤੋਸ਼ ਕੁਮਾਰ

ਡਟ ਕੇ ਖਾਣ-ਪੀਣ ਦੀ ਪਰੰਪਰਾ ਜਿਹੀ ਚੱਲ ਪਈ ਹੈ। ਛੋਟੀ-ਵੱਡੀ ਸਫਲਤਾ ਮਿਲਣ ਅਤੇ ਖੁਸ਼ੀ ਹੋਣ 'ਤੇ ਲੋਕ ਖਾਣ ਅਤੇ ਪਚਾਉਣ ਲਈ ਤਿਆਰ ਮਿਲ ਜਾਂਦੇ ਹਨ। ਖੁੱਖ ਨਹੀਂ, ਭੁੱਖੇ ਨਹੀਂ, ਫਿਰ ਵੀ ਲੋਕ ਡਟ ਕੇ ਖਾਣ ਲਈ ਤਿਆਰ ਰਹਿੰਦੇ ਹਨ। ਪਾਰਟੀਆਂ ਦੇਣਾ, ਲੈਣਾ ਆਮ ਹੋ ਗਿਆ ਹੈ। ਖਾਈ ਜਾਓ, ਖਾਈ ਜਾਓ ਦਾ ਖ਼ਤਰਨਾਕ ਰਿਵਾਜ ਵਧ ਰਿਹਾ ਹੈ। ਲੋਕ ਬੇਪ੍ਰਵਾਹ ਹੋ ਕੇ ਭੋਜਨ ਕਰਨ ਲਈ ਤਤਪਰ ਰਹਿੰਦੇ ਹਨ। ਪਾਰਟੀਆਂ ਵਗੈਰਾ ਵਿਚ ਲੋਕ ਡਟ ਕੇ ਖਾ ਰਹੇ ਹਨ। ਖੋਮੇਲ ਅਤੇ ਬੇਬ੍ਰਾ ਭੋਜਨ ਕਰ ਰਹੇ ਹਨ। ਘਰਾਂ ਵਿਚ ਟੀ. ਵੀ. ਦੇਖਦੇ ਸਮੇਂ ਖਾਣ ਦੀ ਆਦਤ ਪੈ ਗਈ ਹੈ। ਖਾਣੇ ਦਾ ਉਲਟਾ ਜਿਹਾ ਰਿਵਾਜ ਚੱਲਣ ਲੱਗਾ ਹੈ। ਰਾਤ ਨੂੰ ਜਦੋਂ ਦਿਨ ਦੇ ਮੁਕਾਬਲੇ ਘੱਟ ਖਾਣਾ ਚਾਹੀਦਾ ਹੈ, ਉਦੋਂ ਹੀ ਲੋਕ ਪਾਰਟੀ, ਸਮਾਗਮ ਵਿਚ ਜਾਂ ਟੀ. ਵੀ. ਦੇ ਸਾਹਮਣੇ ਡਟ ਕੇ ਜਾਂ ਤੁੰਨ-ਤੁੰਨ ਕੇ ਖਾ ਰਹੇ ਹੁੰਦੇ ਹਨ। ਇਸ ਤਰ੍ਹਾਂ ਵਾਧੂ ਖਾਣ ਨਾਲ ਮੋਟਾਪਾ ਅਤੇ ਬਿਮਾਰੀਆਂ ਦੀਆਂ ਸਮੱਸਿਆਵਾਂ ਵਧ ਰਹੀਆਂ ਹਨ। ਆਧੁਨਿਕ ਆਜੀਵਿਕਾ ਅਤੇ ਦੌੜ-ਭੱਜ ਵਾਲੀ ਜੀਵਨ ਸ਼ੈਲੀ ਨੇ ਖਾਣ-ਪੀਣ ਦੇ ਤਰੀਕੇ ਅਤੇ ਸਮੇਂ ਨੂੰ ਬਦਲ ਦਿੱਤਾ ਹੈ, ਜੋ ਅਜਿਹੀਆਂ ਮੁਸ਼ੀਬਤਾਂ ਨੂੰ ਵਧਾਉਣ ਵਿਚ ਸਹਾਇਕ ਸਿੱਧ ਹੋ ਰਿਹਾ ਹੈ।



ਬੇਪ੍ਰਵਾਹ ਖਾਣ-ਪੀਣ : ਪਾਰਟੀ, ਸਮਾਗਮ ਜਾਂ ਟੀ. ਵੀ. ਦੇ ਸਾਹਮਣੇ ਖਾਣ ਦੇ ਕਾਰਨ ਸਾਡਾ ਧਿਆਨ ਵੀ ਪਾਰਟੀ, ਸਮਾਗਮ ਜਾਂ ਟੀ. ਵੀ. ਵੱਲ ਹੁੰਦਾ ਹੈ ਅਤੇ ਅਸੀਂ ਬੇਧਿਆਨੀ ਵਿਚ ਖਾਂਦੇ ਰਹਿੰਦੇ ਹਾਂ। ਕਿਹੋ ਜਿਹਾ ਖਾ ਰਹੇ ਹਾਂ? ਕਿੱਤਾ ਖਾ ਰਹੇ ਹਾਂ? ਜਾਂ ਕਿਸ ਦੇ ਨਾਲ ਕੀ ਖਾ ਰਹੇ ਹਾਂ? ਇਹ ਸਭ ਭੁੱਲ ਜਾਂਦੇ ਹਾਂ। ਸਵਾਦ ਜਾਂ ਖਾਣੇ ਦੇ ਸੌਂਦੇ ਅਤੇ ਖਾਣੇ ਦੀਆਂ ਚੀਜ਼ਾਂ ਨੂੰ ਦੇਖ ਕੇ ਅਸੀਂ ਇਸ ਅਧੀਨ ਹੋ ਕੇ ਸਭ ਕੁਝ ਖਾਣੇ 'ਤੇ ਟੁੱਟ ਪੈਂਦੇ ਹਾਂ। ਅਜਿਹੇ ਵਿਚ ਲੋਕ ਲੋੜ ਤੋਂ ਜ਼ਿਆਦਾ ਖਾਂਦੇ ਹਨ। ਖੋਮੇਲ ਖਾਣ-ਪੀਣ : ਪਾਰਟੀਆਂ ਵਗੈਰਾ 'ਚ ਅਸੀਂ ਕੀ ਖਾਂਦੇ ਹਾਂ, ਕਿਸ ਦੇ ਨਾਲ ਜਾਂ ਕਿਸ ਤੋਂ ਬਾਅਦ ਕੀ ਖਾਣਾ ਚਾਹੀਦਾ ਜਾਂ ਕੀ ਨਹੀਂ ਖਾਣਾ

ਚਾਹੀਦਾ, ਇਹ ਅਸੀਂ ਭੁੱਲ ਜਾਂਦੇ ਹਾਂ। ਨਤੀਜੇ ਵਜੋਂ ਸਭ ਕੁਝ ਖੋਮੇਲ ਹੋ ਜਾਂਦਾ ਹੈ। ਖਾਣ ਵਾਲੇ ਨੂੰ ਖਾਣੇ ਦੇ ਸਵਾਦ ਦਾ ਜਾਂ ਉਸ ਤੋਂ ਤ੍ਰਿਪਤੀ ਦਾ ਮਜ਼ਾ ਜ਼ਰੂਰ ਆਉਂਦਾ ਹੈ ਪਰ ਸਨੈਕਸ, ਖਾਣਾ, ਕੌਫੀ, ਕੋਲਡ ਡ੍ਰਿੰਕਸ, ਆਈਸਕ੍ਰੀਮ, ਸਬ ਕੀਜ਼ ਪੈਟ ਵਿਚ ਇਕੱਠੀਆਂ ਮਿਲ ਕੇ ਜਦੋਂ ਬੇਬਾ ਖੜ੍ਹਾ ਕਰਦੀਆਂ ਹਨ ਤਾਂ ਉਦੋਂ ਸਾਨੂੰ ਬਾਅਦ ਵਿਚ ਹੌਸ ਆਉਂਦੀ ਹੈ ਅਤੇ ਗੜਬੜੀ ਦਾ ਪਤਾ ਲਗਦਾ ਹੈ। ਖਾਈ ਜਾਓ ਦਾ ਖਮਿਆਜ਼ਾ : ਖਾਈ ਜਾਓ ਦੀ ਸੋਚ ਦਾ ਮਾੜਾ ਨਤੀਜਾ ਖਾਣ ਵਾਲੇ ਨੂੰ ਖਾਣੇ ਤੋਂ ਬਾਅਦ ਹੀ ਪਤਾ ਲਗਦਾ ਹੈ। ਪਾਰਟੀ ਜਾਂ ਸਮਾਗਮ ਵਿਚ ਲੋਕ ਸਨੈਕਸ ਅਤੇ ਭੋਜਨ ਵਾਲੀਆਂ ਚੀਜ਼ਾਂ ਇਕੱਠੀਆਂ ਹੀ ਖਾ ਜਾਂਦੇ ਹਨ। ਕੋਲਡ ਡ੍ਰਿੰਕਸ,

ਮਾਤਰਾ ਵਿਚ ਆਪਣੇ ਸਵਾਦ ਵਾਲੀ ਚੀਜ਼ਾਂ ਜਾਂ ਸਿਹਤ ਵਾਲੀ ਚੀਜ਼ਾਂ ਰੱਖੋ ਅਤੇ ਉਸ ਨੂੰ ਚਮਚ ਨਾਲ ਖਾਓ। ਜੇ ਸੁਪ ਹੋ ਤਾਂ ਉਸ ਨੂੰ ਖਾਣੇ ਤੋਂ ਪਹਿਲਾਂ ਇਕ ਕੱਟੜੀ ਜਾਂ ਕੱਪ ਤੋਂ ਬਾਅਦ ਪਛਤਾਈ ਜਾਓ ਦੀ ਸਥਿਤੀ ਪੈਦਾ ਹੁੰਦੀ ਹੈ। ਇਸ ਖਾਈ ਜਾਓ ਦੇ ਕੁਝ ਮਾੜੇ ਨਤੀਜੇ ਛੇਤੀ ਪਤਾ ਲੱਗ ਜਾਂਦੇ ਹਨ ਅਤੇ ਕੁਝ ਬਾਅਦ ਵਿਚ ਪਤਾ ਲੱਗਦੇ ਹਨ। ਪਹਿਲਾਂ-ਪਹਿਲਾਂ ਤਾਂ ਸਰੀਰ ਬਹੁਤ ਕੁਝ ਝੱਲ ਜਾਂਦਾ ਹੈ, ਟਾਲ ਜਾਂਦਾ ਹੈ, ਫਿਰ ਬਾਅਦ ਵਿਚ ਜਦੋਂ ਵੱਡੀਆਂ ਪੁੰਜੀਪਤੀਆਂ ਸਾਹਮਣੇ ਆਉਂਦੀਆਂ ਹਨ ਤਾਂ ਅਸੀਂ ਸਮਝਦੇ ਹਾਂ ਅਤੇ ਜਾਗਦੇ ਹਾਂ। ਉਦੋਂ ਤੱਕ ਕੁਝ ਬਿਮਾਰੀਆਂ ਨੂੰ ਸਰੀਰ ਵਿਚ ਘਰ ਬਣਾਉਣ ਦਾ ਮੌਕਾ ਮਿਲ ਚੁੱਕਾ ਹੁੰਦਾ ਹੈ। ਨਤੀਜਾ, ਹੱਲ ਅਤੇ ਸਾਵਧਾਨੀਆਂ : ਤੁਸੀਂ ਪਾਰਟੀ ਵਿਚ ਸ਼ਾਮਿਲ ਜ਼ਰੂਰ ਹੋਵੋ ਪਰ ਪੂਰੀ ਪਾਰਟੀ ਜਾਂ ਸਮੂਹ ਭੋਜਨ ਦੇ ਦੌਰਾਨ ਤੁਸੀਂ ਹੌਸ ਬਣਾਈ ਰੱਖੋ। ਖਾਣੇ ਦੇ ਸੌਂਦੇ ਅਤੇ ਪੇਸ਼ ਕੀਤੀਆਂ ਗਈਆਂ ਚੀਜ਼ਾਂ 'ਤੇ ਵਿਵੇਕਪੂਰਨ ਫੈਸਲਾ ਲਓ। ਮੌਜ 'ਤੇ ਰੱਖੀਆਂ ਗਈਆਂ ਜਾਂ ਪਾਰਟੀ ਵਿਚ ਪਰਸੋਆਂ ਗਈਆਂ ਖਾਣ-ਪੀਣ ਦੀਆਂ ਚੀਜ਼ਾਂ ਨੂੰ ਪਹਿਲਾਂ ਦੇਖੋ, ਫਿਰ ਤੈਅ ਕਰੋ ਕਿ ਸਵਾਦ ਲਈ ਖਾਓ ਜਾਂ ਸਿਹਤ ਲਈ। ਹਮੇਸ਼ਾ ਪਲੇਟ ਛੋਟੀ ਲਓ। ਚਮਚ ਛੋਟਾ ਲਓ। ਪਲੇਟ ਵਿਚ ਘੱਟ

## ਚਿੱਟੀ ਮੱਖੀ ਦੀ ਰੋਕਥਾਮ ਲਈ ਖੇਤੀ ਯੂਨੀਵਰਸਿਟੀ ਵੱਲੋਂ ਕੀਤੇ ਉਪਰਾਲੇ ਤੁਹਾਡਾ ਸਿਰਹਾਣਾ ਕਿਹੋ ਜਿਹਾ ਹੋਵੇ?



ਕਿਸਾਨ ਵੀਰੋ, ਜਿਵੇਂ ਕਿ ਤੁਸੀਂ ਜਾਣਦੇ ਹੋ ਕਿ ਸਾਲ 2016 ਦੌਰਾਨ ਸਾਇੰਸਦਾਨਾਂ, ਖੇਤੀਬਾੜੀ ਮਾਹਿਰਾਂ ਅਤੇ ਤੁਹਾਡੇ ਸਹਿਯੋਗ ਨਾਲ ਚਿੱਟੀ ਮੱਖੀ 'ਤੇ ਕਾਬੂ ਪਾਇਆ ਗਿਆ। ਜਿਸ ਦੇ ਨਤੀਜੇ ਵਜੋਂ ਪਿਛਲੇ ਸਾਲ ਨਰਮੇ ਦੀ ਰਿਕਾਰਡ ਪੈਦਾਵਾਰ 756 ਕਿੱਲੋ ਪ੍ਰਤੀ ਹੈਕਟੇਅਰ ਹੋਈ। ਪਿਛਲੇ ਸਾਲ ਦੀ ਤੁਰਾਂ ਇਸ ਸਾਲ ਵੀ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਡਾ. ਬੀ. ਐਸ. ਢਿੱਲੋਂ ਦੀ ਅਗਵਾਈ

ਹੇਠ ਤਿੰਨ ਰਾਜਾਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੀ ਅੰਤਰਰਾਜੀ ਕਮੇਟੀ ਦਾ ਗਠਨ ਹੋਇਆ ਹੈ। ਇਹ ਕਮੇਟੀ ਨਰਮਾ ਪੱਟੀ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਸਬੰਧੀ ਨਰਮੇ ਦੀ ਫ਼ਸਲ ਦਾ ਅਧਿਐਨ ਕਰਦੀ ਹੈ ਅਤੇ ਲੋੜ ਮੁਤਾਬਕ ਚਿੱਟੀ ਮੱਖੀ ਦੀ ਰੋਕਥਾਮ ਲਈ ਕਾਰਜ-ਨੀਤੀ ਉਲੀਕਦੀ ਹੈ। ਹੁਣ ਤੱਕ ਇਸ ਕਮੇਟੀ ਦੁਆਰਾ ਨਰਮਾ ਪੱਟੀ ਵਿਚ ਪੰਜ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਛੇਵੀਂ ਮੀਟਿੰਗ ਬਣਿਠਾ ਵਿਖੇ 12 ਅਗਸਤ, 2017 ਨੂੰ ਹੋ ਗਈ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਫਰਵਰੀ ਮਹੀਨੇ ਤੋਂ ਨਰਮਾ ਪੱਟੀ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਚਿੱਟੀ ਮੱਖੀ ਦੇ ਮੋਜ਼ਬਾਨ ਨਹੀਨ ਜਿਵੇਂ ਕਿ ਪੀਲੀ ਬੂਟੀ, ਕੰਧੀ ਘੁਰੀ, ਪੁੱਠ ਕੰਡਾ, ਪਤੂਰਾ, ਕਾਂਗਰਸ ਖਾਹ, ਜੰਗਲੀ ਸੁਰਜਮੁਖੀ ਅਤੇ ਹੋਰ ਫ਼ਸਲਾਂ ਜਿਵੇਂ ਕਿ ਬੋਝਣ, ਕੱਦੂ ਜਾਤੀ ਦੀਆਂ ਫ਼ਸਲਾਂ (ਖੀਰਾ, ਤਰ, ਵੰਗਾਂ, ਕੱਦੂ), ਮੂੰਗੀ, ਮਾਂਗ, ਭਿੰਡੀ, ਮਿਰਚਾਂ, ਤਮਾਰ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਮਾਰਚ-ਅਪ੍ਰੈਲ ਮਹੀਨੇ ਦੌਰਾਨ ਜੰਗੀ ਪੱਧਰ 'ਤੇ ਮਹਿਕਮਾ ਖੇਤੀਬਾੜੀ ਵੱਲੋਂ ਚਿੱਟੀ ਮੱਖੀ ਦੇ ਮੋਜ਼ਬਾਨ ਪੱਟਿਆਂ ਦਾ ਪਿੰਡ ਪੱਧਰ 'ਤੇ ਖਾਤਮਾ ਕਰਵਾਇਆ ਗਿਆ। ਮਾਰਚ ਮਹੀਨੇ ਦੌਰਾਨ ਯੂਨੀਵਰਸਿਟੀ ਵੱਲੋਂ ਬੀ. ਟੀ. ਨਰਮੇ ਦੀਆਂ 45 ਕਿਸਮਾਂ ਦੀ ਸਿਫਾਰਸ਼ ਕੀਤੀ ਗਈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਕਿਸਾਨਾਂ ਦੀ ਜਾਣਕਾਰੀ ਲਈ ਨਰਮੇ ਦੀ ਸੁਚੱਜੀ ਕਾਬਜ਼ ਸਬੰਧੀ ਜ਼ਰੂਰੀ ਨੁਕਤਿਆਂ ਦਾ ਪਰਚਾ ਤਿਆਰ ਕੀਤਾ ਗਿਆ ਜੋ ਕਿ ਵੱਖ-ਵੱਖ ਟ੍ਰੇਨਿੰਗ ਕੈਂਪਾਂ ਅਤੇ ਕਿਸਾਨ ਮੇਲਿਆਂ ਦੌਰਾਨ ਕਿਸਾਨਾਂ ਵਿਚ ਵੰਡਿਆ ਗਿਆ। ਇਸ ਤੋਂ ਇਲਾਵਾ ਨਰਮਾ ਕਣਕ ਫ਼ਸਲੀ ਚੱਕਰ ਦਾ ਕੋਲੋਡਰ ਵੀ ਤਿਆਰ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਮਹੀਨਿਆਂ ਵਿਚ ਹੋਣ ਵਾਲੇ ਖੇਤੀ ਕੰਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਹੈ।

ਕਿਸਾਨਾਂ ਦੀ ਮਦਦ ਲਈ ਯੂਨੀਵਰਸਿਟੀ ਵੱਲੋਂ ਚਿੱਟੀ ਮੱਖੀ ਅਤੇ ਹੋਰ ਕੀੜਿਆਂ ਦੀ ਰੋਕਥਾਮ ਲਈ ਸਿਫਾਰਸ਼ ਕੀਟਨਾਸ਼ਕਾਂ ਦਾ ਚਾਰਟ ਤਿਆਰ ਕੀਤਾ ਗਿਆ, ਜਿਸ ਨੂੰ ਖੇਤੀਬਾੜੀ ਵਿਭਾਗ ਦੁਆਰਾ ਵਧਾਈ ਵਿਕਰੇਤਾਵਾਂ ਦੀਆਂ ਦੁਕਾਨਾਂ 'ਤੇ ਲਗਾਇਆ ਗਿਆ ਤਾਂ ਜੋ ਕਿਸਾਨ ਉਸ ਨੂੰ ਪੜ੍ਹ ਕੇ ਸਿਫਾਰਸ਼ ਕੀਟਨਾਸ਼ਕ ਖਰੀਦ ਸਕਣ। ਇਸ ਤੋਂ ਇਲਾਵਾ ਸਕਾਉਟਿੰਗ ਅਤੇ ਕੀਟਨਾਸ਼ਕ ਵੇਚਣ ਵਾਲੇ ਡੀਲਰਾਂ ਨੂੰ ਨਰਮਾ ਪੱਟੀ ਦੇ ਕਿਸ਼ੀ ਵਿਗਿਆਨ ਕੇਂਦਰਾਂ ਵਿਖੇ ਟ੍ਰੇਨਿੰਗ ਦਿੱਤੀ ਗਈ ਤਾਂ ਜੋ ਉਹ ਆਪਣੇ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਲੋੜੀਂਦੀ ਜਾਣਕਾਰੀ ਦੇ ਸਕਣ। ਰੋਡੀਓ, ਦੂਰਦਰਸ਼ਨ, ਨਿੱਜੀ ਚੈਨਲ ਅਤੇ ਅਧਿਕਾਰਾਂ ਰਾਹੀਂ ਵੀ ਕਿਸਾਨਾਂ ਨੂੰ ਚਿੱਟੀ ਮੱਖੀ ਅਤੇ ਹੋਰ ਕੀੜਿਆਂ ਸਬੰਧੀ ਸਮੇਂ-ਸਮੇਂ 'ਤੇ ਲੋੜੀਂਦੀ ਜਾਣਕਾਰੀ ਦਿੱਤੀ ਗਈ। ਸੂਰੂਆਤੀ ਅਵਸਥਾ ਵਿਚ ਹਫਤੇ ਵਿਚ ਦੋ ਵਾਰ ਅਤੇ ਜੁਲਾਈ ਮਹੀਨੇ ਤੋਂ ਰੋਜ਼ਾਨਾ ਪੀ.ਏ.ਯੂ. ਦੀਆਂ ਟੀਮਾਂ ਦੁਆਰਾ ਤੁਹਾਡੇ ਖੇਤਾਂ ਦਾ ਨਿਰੀਖਣ ਕਰ ਰਹੀਆਂ ਹਨ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਬਣਾਏ ਗਏ ਨਵੇਂ ਸਪਰੇਅ ਪੰਪ ਵੀ ਨਰਮਾ ਪੱਟੀ ਦੇ ਹਰ ਜ਼ਿਲ੍ਹੇ ਦੇ ਕਿਸ਼ੀ ਵਿਗਿਆਨ ਕੇਂਦਰਾਂ ਵਿਖੇ ਪਹੁੰਚਾਏ ਗਏ ਹਨ ਤਾਂ ਜੋ ਚਿੱਟੀ ਮੱਖੀ 'ਤੇ ਸਹੀ ਢੰਗ ਨਾਲ ਸਪਰੇਅ ਕਰਕੇ ਇਸ ਉੱਪਰ ਕਾਬੂ ਪਾਇਆ

ਜਾ ਸਕੇ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਨਰਮਾ ਪੱਟੀ ਵਿਚ ਹੌਸ ਚੁਸਣ ਵਾਲੇ ਕੀੜੇ ਜਿਵੇਂ ਕਿ ਚਿੱਟੀ ਮੱਖੀ, ਹਰੇ ਤੋਲੇ ਅਤੇ ਭੂਰੀ ਜੁੱ (ਬਰਿਪ) ਦੇ ਹਮਲੇ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਤਾਜ਼ੇ ਸਰਵੇਖਣ ਦੌਰਾਨ ਪਤਾ ਲੱਗਾ ਹੈ ਕਿ ਚਿੱਟੀ ਮੱਖੀ ਦੀ ਗਿਣਤੀ ਆਮ ਤੌਰ 'ਤੇ ਆਰਥਿਕ ਕਗਾਰ (6 ਚਿੱਟੀ ਮੱਖੀ ਪ੍ਰਤੀ ਪੌੜੀ) ਤੋਂ ਘੱਟ ਹੈ ਪਰ ਕੁਝ ਖੇਤਾਂ ਵਿਚ ਜਿਵੇਂ ਕਿ ਫਾਜ਼ਿਲਕਾ ਅਤੇ ਬਠਿੰਡਾ ਜ਼ਿਲ੍ਹੇ ਵਿਚ ਚਿੱਟੀ ਮੱਖੀ ਦੀ ਗਿਣਤੀ ਆਰਥਿਕ ਕਗਾਰ ਤੋਂ ਵੱਧ ਪਾਈ ਗਈ ਹੈ। ਕਿਸਾਨਾਂ ਨੂੰ ਚਿੱਟੀ ਮੱਖੀ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਚਿੱਟੀ ਮੱਖੀ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ। ਜੇਕਰ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਵਧੇਰੇ ਹੋਵੇ ਤਾਂ 200 ਗ੍ਰਾਮ ਪੀ.ਪੀ.ਓ/ਕਰੋਜ਼/ਲੂਡੋ 25 ਡਬਲਯੂ. ਪੀ. (ਭਾਇਆਵੈਨਬੀਯੂਰੋਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨੀਕਾਮਿਡ) ਦਾ ਛਿੜਕਾਅ ਕਰੋ। ਇਸ ਤੋਂ ਬਾਅਦ ਲੋੜ ਮੁਤਾਬਿਕ ਅਗਲੀ ਸਪਰੇਅ 500 ਮਿਲੀਲਿਟਰ ਲੈਨੋ 10 ਟੀ. ਸੀ. (ਪਾਈਰੀਪਰੋਕਸੀਫਿਨ) ਜਾਂ 200 ਮਿਲੀਲਿਟਰ ਉਬਰੇਨੋ 22.9 ਐਸ. ਸੀ. (ਸਪਾਈਰੋਮੈਸੀਫਿਨ) ਦਾ ਛਿੜਕਾਅ ਕਰੋ। ਕੀੜੇ-ਮੱਕੜਿਆਂ ਤੋਂ ਨਰਮੇ ਨੂੰ ਬਚਾਉਣ ਦੇ ਨਾਲ-ਨਾਲ ਪਾਣੀ ਅਤੇ ਖਾਦ ਦਾ ਵੀ ਧਿਆਨ ਰੱਖੋ। ਇਸ ਸਮੇਂ ਨਰਮੇ ਉੱਪਰ ਫੁੱਲ ਡੋਡੀ ਲੱਗੀ ਹੋਈ ਹੈ, ਇਸ ਲਈ ਆਪਣੇ ਖੇਤਾਂ ਨੂੰ ਔੜ ਨਾ ਲੱਗਣ ਦਿਓ ਕਿਉਂਕਿ ਔੜ ਕਾਰਨ ਫੁੱਲ ਡੋਡੀ ਜ਼ਿਆਦਾ ਕਿਰਦੀ ਹੈ। ਲੋੜ ਮੁਤਾਬਿਕ ਨਾਈਟ੍ਰੋਜਨ ਖਾਦ ਦੀ ਵਰਤੋਂ ਕਰਨੀ ਜ਼ਰੂਰੀ ਹੈ। ਇਸ ਤੋਂ ਇਲਾਵਾ 2 ਕਿੱਲੋ ਪੋਟਾਸ਼ਿਅਮ ਨਾਈਟ੍ਰੇਟ (13:0:45) ਨੂੰ 100 ਲਿਟਰ ਪਾਣੀ ਵਿਚ ਘੋਲ ਕੇ ਛਿੜਕਾਅ ਕਰੋ।



ਅੰਜਲੀ ਰੁਪਰੇਲਾ  
 ਰਾਤ ਨੂੰ ਸੌਣ ਸਮੇਂ ਸਿਰਹਾਣੇ ਦੀ ਅਹਿਮ ਭੂਮਿਕਾ ਹੁੰਦੀ ਹੈ, ਕਿਉਂਕਿ ਸਿਰਹਾਣਾ ਸਾਡੇ ਸਿਰ ਅਤੇ ਮੋਢਿਆਂ ਨੂੰ ਸਹਾਰਾ ਦਿੰਦਾ ਹੈ। ਕੁੰਭਕਰਨ ਦੀ ਤਰ੍ਹਾਂ 6 ਮਹੀਨੇ ਨਾ ਸਹੀ ਪਰ ਸਾਡੀ ਜ਼ਿੰਦਗੀ ਦਾ ਇਕ-ਤਿਹਾਈ ਹਿੱਸਾ ਤਾਂ ਸੌਣ ਵਿਚ ਹੀ ਨਿਕਲ ਜਾਂਦਾ ਹੈ। ਇਹ ਕਿਉਂ ਨਾ ਬੋੜਾ-ਬੁਹੁਤ ਸਮਾਂ ਸਹੀ ਸਿਰਹਾਣਾ ਚੁਣਨ ਵਿਚ ਲਗਾਇਆ ਜਾਵੇ, ਜਿਸ ਨਾਲ ਸੌਣ ਅਤੇ ਸਿਰਦਰਦ ਦੀ ਸਮੱਸਿਆ ਨਾ ਹੋਵੇ ਅਤੇ ਨੀਂਦ ਵੀ ਚੰਗੀ ਆਵੇ। ਇਨ੍ਹਾਂ ਸਿਰਹਾਣਿਆਂ ਨੂੰ ਅਜ਼ਮਾ ਕੇ ਦੇਖੋ। ਇਨ੍ਹਾਂ ਨਾਲ ਤੁਹਾਨੂੰ ਆਰਾਮ ਜ਼ਰੂਰ ਮਿਲੇਗਾ। ਸਮੁੱਚੇ ਸਿਰਹਾਣੇ : ਜੇਕਰ ਤੁਸੀਂ ਇਕ ਵੱਖੀ ਭਾਰ ਸੌਂਦੇ ਹੋ ਤਾਂ ਇਹ ਸਿਰਹਾਣਾ ਤੁਹਾਡੇ ਲਈ ਬਿਹਤਰੀਨ ਸਾਬਤ ਹੋਵੇਗਾ। ਤੁਹਾਨੂੰ ਬਸ ਇਕ ਗੋਲ ਦਾ ਧਿਆਨ ਰੱਖਣਾ ਪਵੇਗਾ ਕਿ ਤੁਹਾਡੇ ਸਿਰਹਾਣੇ ਦੀ ਉਚਾਈ ਤੁਹਾਡੇ ਮੋਢਿਆਂ ਦੀ ਉਚਾਈ ਤੱਕ ਆਵੇ।  
 ਦਰਮਿਆਨ ਨਾਲੋਂ ਸਮੁੱਚੇ ਸਿਰਹਾਣੇ : ਪਿੱਠ ਦੇ ਭਾਰ ਸੌਣ ਵਾਲਿਆਂ ਲਈ ਅਜਿਹੇ ਸਿਰਹਾਣੇ ਜੋ ਥੋੜ੍ਹੇ ਘੱਟ ਨਰਮ ਹੁੰਦੇ ਹਨ, ਚੰਗੇ

ਰਹਿੰਦੇ ਹਨ। ਇਨ੍ਹਾਂ ਦੀ ਵਰਤੋਂ ਨਾਲ ਨਾ ਤਾਂ ਤੁਹਾਨੂੰ ਅੱਗੇ ਵੱਲ ਹੋ ਕੇ ਅਤੇ ਨਾ ਹੀ ਪਿੱਛੇ ਵੱਲ ਸਿਰ ਝੁਕਾ ਕੇ ਸੌਣ ਦੀ ਲੋੜ ਹੈ।  
 ਜ਼ਿਆਦਾ ਸਮੇਂ ਤੱਕ ਚਲਦਾ ਹੈ ਅਤੇ ਸੂਤੀ ਗਿਲਾਫ ਹੋਣ 'ਤੇ ਗਰਮ ਵੀ ਨਹੀਂ ਰਹਿੰਦਾ ਅਤੇ ਨੀਂਦ ਚੰਗੀ ਆਉਂਦੀ ਹੈ।  
 ਮੁਲਾਇਮ ਸਿਰਹਾਣਾ :  
 × ਸੋਮਲ ਦੀ ਰੂੰ ਦਾ ਸਿਰਹਾਣਾ ਵਰਤੋ। ਇਹ ਬੈਠ ਕੇ ਕੰਮਲ ਅਤੇ ਆਰਾਮਦਾਇਕ ਰਹਿੰਦਾ ਹੈ।  
 × ਫੋਮ ਦੇ ਸਿਰਹਾਣੇ ਸਿਰ ਦੇ ਤਾਪਮਾਨ ਅਤੇ ਭਾਰ ਦੇ ਹਿਸਾਬ ਸਾਬਤ ਹੋਵੇਗਾ। ਪਰ ਇਹ ਏਨੇ ਨਾਲ ਆਕਾਰ ਲੈ ਲੈਂਦੇ ਹਨ। ਇਹ ਵੀ ਆਰਾਮਦਾਇਕ ਸਾਬਤ ਹੁੰਦੇ ਹਨ। ਇਹ ਸਿਰਹਾਣੇ ਕਾਫ਼ੀ ਲੰਬੇ ਸਮੇਂ ਤੱਕ ਬਿਨਾਂ ਟੁੱਟ ਚੱਲ ਜਾਂਦੇ ਹਨ।  
 × ਸਿਰਹਾਣੇ ਦੇ ਰੂੰ ਨੂੰ ਘੱਟ ਤੋਂ ਘੱਟ ਸਿਰਹਾਣੇ ਦੀ ਦੇ ਖਭਾਲ :  
 × ਸਿਰਹਾਣੇ ਨੂੰ ਨਿਯਮਤ ਰੂਪ ਨਾਲ ਸਾਫ਼ ਕਰੋ। ਸਿੱਥੇਟਿਕ ਸਿਰਹਾਣਿਆਂ ਨੂੰ ਵਾਸ਼ਿੰਗ ਮਸ਼ੀਨ ਵਿਚ ਧੋਣਾ ਜਾ ਸਕਦਾ ਹੈ, ਦੂਜੇ ਸਿਰਹਾਣਿਆਂ ਨੂੰ ਫ੍ਰਾਈਕਲੀਨ ਕਰਵਾਓ।  
 × ਰੂੰ ਦੇ ਸਿਰਹਾਣੇ ਨੂੰ ਕਦੇ ਵੀ ਵਾਸ਼ਿੰਗ ਮਸ਼ੀਨ ਵਿਚ ਨਾ ਧੋਵੋ, ਨਾ ਹੀ ਇਨ੍ਹਾਂ ਨੂੰ ਮੋੜ ਕੇ ਪੈਰਾਂ ਦੇ ਵਿਚ ਵਿਚ ਖਟਮ ਨਹੀਂ ਹੁੰਦੇ।  
 × ਸਿਰਹਾਣੇ ਸਾਲਾਂ ਪੁਰਾਣੇ ਹੋਣ ਤਾਂ ਉਨ੍ਹਾਂ ਨੂੰ ਬਦਲ ਲਓ। ਹਫਤੇ ਵਿਚ ਇਕ ਵਾਰ ਸਿਰਹਾਣਾ ਗਿਲਾਫ ਵਾਸ਼ਿੰਗ ਮਸ਼ੀਨ ਵਿਚ ਨਾ ਧੋਵੋ, ਨਾ ਹ





# ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਰਾਸ਼ਟਰੀ ਖੇਡ ਵਿਵਸ ਮਨਾਇਆ



**ਪਟਿਆਲਾ, 2 ਸਤੰਬਰ -ਕੌਮੀ ਪੱਤ੍ਰਕਾ ਬਿਊਰੋ-** ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਅਤੇ ਸੁਸਾਇਟੀ ਫੌਰ ਸਪੋਰਟਸ ਪਰਸਨਲ ਵੈਲਫੇਅਰ ਵੱਲੋਂ ਰਾਸ਼ਟਰੀ ਖੇਡ ਵਿਵਸ ਮਨਾਇਆ ਗਿਆ। ਇਸ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੀਤੀ। ਇਸ ਮੌਕੇ ਬੱਚਿਆਂ ਨੂੰ ਸੰਬੰਧਿਤ ਕਰਕੇ ਹੋਏ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 29 ਅਗਸਤ ਨੂੰ ਪੂਰਾ ਭਾਰਤ ਰਾਸ਼ਟਰੀ ਖੇਡ ਵਿਵਸ ਦੇ ਰੂਪ ਵਿੱਚ ਮਨਾਉਣਾ ਹੈ। ਇਹ ਦਿਨ ਹਾਕੀ ਦੇ ਜਾਦੂਗਰ ਓਲੰਪੀਅਨ ਮੋਸਰ ਪਿਆਨ ਚੰਦ ਦੇ ਜਨਮਦਿਨ ਨੂੰ ਸਮਰਪਿਤ ਹੁੰਦਾ ਹੈ। ਉਹਨਾਂ ਦੱਸਿਆ ਕਿ ਇਹ ਖੇਡ ਵਿਵਸ ਇਸ ਲਈ ਮਨਾਇਆ ਜਾਂਦਾ

ਹੈ ਕਿ ਨੌਜਵਾਨ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਪੈਦਾ ਹੋਵੇ ਅਤੇ ਬੱਚੇ ਮੇਜਰ ਪਿਆਨ ਚੰਦ ਜੀ ਦੇ ਦਰਸਾਏ ਹੋਏ ਮਾਰਗ ਤੇ ਚੱਲ ਕੇ ਓਲੰਪਿਕ, ਏਸੀਆਈ ਖੇਡਾਂ ਅਤੇ ਅੰਤਰਰਾਸ਼ਟਰੀ ਪੱਧਰ ਤੇ ਤਰਮੇ ਜਿੱਤਣ ਲਈ ਪ੍ਰੇਰਿਤ ਹੋ ਸਕਣ। ਮੇਜਰ ਪਿਆਨ ਚੰਦ ਨੇ ਓਲੰਪਿਕ ਤਰਮੇ ਸਮੇਤ ਅਨੇਕਾਂ ਵਾਰ ਭਾਰਤ ਦਾ ਝੰਡਾ ਅੰਤਰਰਾਸ਼ਟਰੀ ਪੱਧਰ ਤੇ ਬੁਲੰਦ ਕੀਤਾ ਅਤੇ ਅੱਜ ਉਹਨਾਂ ਨੂੰ ਪੂਰੀ ਦੁਨੀਆਂ ਯਾਦ ਕਰਦੀ ਹੈ। ਉਹਨਾਂ ਬੱਚਿਆਂ ਨੂੰ ਦੱਸਿਆ ਕਿ ਸਰੀਰਕ ਅਤੇ ਮਾਨਸਿਕ ਤੌਰ ਤੇ ਤੇਜ਼ਬੂਤ ਰਹਿਣ ਲਈ ਖੇਡਾਂ ਨੂੰ ਅਪਣਾਉਣਾ ਬਹੁਤ ਜ਼ਰੂਰੀ ਹੈ। ਇਕ ਚੰਗਾ ਖਿਡਾਰੀ ਹੀ ਚੰਗੇ ਸਮਾਜ ਦੀ ਜਿੰਦਗੀ ਕਰ ਸਕਦਾ ਹੈ ਤੇ ਨਾਲ ਹੀ ਨੌਜਵਾਨ ਬੱਚੇ ਬੱਚਿਆਂ ਨੂੰ ਨਸ਼ਿਆਂ ਵਰਗੀ ਲਾਚਕਤ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਪਟਿਆਲਾ ਸ਼ੇਖਰ

ਅਹਿਮਦ ਪਰੇ ਪ੍ਰਧਾਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪੱਧਰ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ ਸੂਨੀਅਰ, ਸਬ ਜੂਨੀਅਰ ਬੱਚਿਆਂ ਲਈ ਇੱਕ ਪ੍ਰਤੀਯੋਗਤਾ ਦਾ ਆਯੋਜਨ ਜਲਦ ਹੀ ਕਰਵਾ ਜਾ ਰਹੀ ਹੈ। ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨਾ ਹੋਵੇਗਾ। ਇਸ ਮੌਕੇ ਚਰਨਜੀਤ ਸਿੰਘ ਭੁੱਲਰ ਅੰਗਜੋਕਟਿਵ ਕਮੇਟੀ ਮੈਂਬਰ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ, ਬਖਸ਼ੀਸ਼ ਸਿੰਘ ਉਪ ਪ੍ਰਧਾਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਪਟਿਆਲਾ, ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਦੀ ਸਾਰੀ ਟੀਮ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੀ ਟੀਮ ਦੇ ਮੈਂਬਰ, ਬੱਚਿਆਂ ਦੇ ਮਾਤਾ ਪਿਤਾ ਅਤੇ ਖੇਡ ਪ੍ਰੇਮੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

# ਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਨੂੰ ਕਰੈਸ਼ਰਾਂ 'ਤੇ ਕੀਤੇ ਜੁਰਮਾਨੇ ਜਲਦ ਵਸੂਲਣ ਦੇ ਕੀਤੇ ਹੁਕਮ

**ਰੂਪਨਗਰ, 2 ਸਤੰਬਰ -ਕੌਮੀ ਪੱਤ੍ਰਕਾ ਬਿਊਰੋ-**

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਵਿਆਪਕ ਪੱਧਰ ਉੱਤੇ ਕਾਰਵਾਈ ਕਰਕੇ ਜੁਰਮਾਨੇ ਲਗਾਏ ਗਏ ਹਨ ਜਿਸ ਨੂੰ ਪਿਆਨ ਵਿਚ ਰੱਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਾਈਨਿੰਗ ਵਿਭਾਗ ਦੇ ਐਕਸੀਅਨ ਰੂਪਨਗਰ ਤੁਸ਼ਲ ਗੋਇਲ ਅਤੇ ਐਕਸੀਅਨ ਸ਼੍ਰੀ ਅਨੰਦਪੁਰ ਸਾਹਿਬ ਗੁਰਤੋਜ ਸਿੰਘ ਗਰਭਾ ਨੂੰ ਹੁਕਮ ਜਾਰੀ ਕਰਵਾਇਆ ਕਿਹਾ ਕਿ ਮਾਈਨਿੰਗ ਵਿਭਾਗ ਵਲੋਂ ਗੈਰ ਕਾਨੂੰਨੀ ਢੰਗ ਨਾਲ ਮਾਈਨਿੰਗ ਕਰਨ ਵਾਲੇ ਕਰੈਸ਼ਰਾਂ ਨੂੰ ਕੀਤੇ ਜੁਰਮਾਨੇ ਜਲਦ ਵਸੂਲ ਕੀਤੇ ਜਾਣ।



ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮ. ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਕਰੈਸ਼ਰਾਂ ਅਤੇ ਜ਼ਮੀਨ ਮਾਲਕਾਂ ਉੱਤੇ ਗੈਰ ਕਾਨੂੰਨੀ ਮਾਈਨਿੰਗ ਸਦਕਾ ਕਾਨੂੰਨੀ ਕਾਰਵਾਈ ਅਤੇ ਜੁਰਮਾਨੇ ਲਗਾਏ ਗਏ ਹਨ ਉਨ੍ਹਾਂ ਸਬੰਧੀ ਸਾਰੇ ਵੇਰਵੇ ਅਤੇ ਮਲਕੀਅਤ ਦੀ ਮੁਕੰਮਲ ਜਾਣਕਾਰੀ ਮਾਲ ਵਿਭਾਗ ਤੋਂ ਲੈ ਕੇ ਮਾਈਨਿੰਗ ਵਿਭਾਗ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੀਤੇ ਹੋਏ ਜੁਰਮਾਨੇ ਦੀ ਰਾਸ਼ੀ ਨੂੰ ਵਸੂਲ ਕੀਤਾ ਜਾ ਸਕੇ। ਡਾ. ਪ੍ਰੀਤੀ ਯਾਦਵ ਨੇ ਮਾਈਨਿੰਗ ਵਿਭਾਗ ਦੁਆਰਾ ਪੇਸ਼ ਕੀਤੇ ਮਾਈਨਿੰਗ ਸਾਈਟਾਂ ਦੀ ਰਿਪੋਰਟ ਦਾ ਮੁਲਾਂਕਣ ਕਰਦਿਆਂ ਕਿਹਾ ਕਿ ਇਹ ਮੀਟਿੰਗ ਵਿਭਾਗਾਂ ਦੇ ਵਿਚਕਾਰ ਤਾਲਮੇਲ ਨੂੰ ਵਧਾਉਣਾ ਹੈ ਤਾਂ ਜੋ ਮਾਈਨਿੰਗ ਦੀ ਰਿਕਵਰੀ ਸਬੰਧੀ ਕੋਈ ਵੀ ਮਾਮਲਾ ਲੰਬਿਤ ਨਾ ਹੋਵੇ ਅਤੇ ਹਰ ਮਾਮਲੇ ਦਾ ਨਿਪਟਾਰਾ ਜ਼ਰੂਰੀ ਪੱਧਰ ਉੱਤੇ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ.ਜ਼ ਨੂੰ ਅੱਗੇ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਵੀ ਕਰੈਸ਼ਰ ਮਾਲਕਾਂ ਵਿਰੁੱਧ ਐਮ.ਟੀ.ਐਸ. ਜਾਰੀ ਕੀਤੇ ਗਏ ਹਨ ਉਨ੍ਹਾਂ ਵਿਰੁੱਧ ਕਿਸੇ ਵੀ ਮਾਮਲੇ ਸਬੰਧੀ ਅਣਦੇਖੀ ਨਾ ਕੀਤੀ ਜਾਵੇ ਅਤੇ ਇਸ ਕਾਰਗੁਜ਼ਾਰੀ ਵਿਚ ਹੋਰ ਪਾਰਦਰਸ਼ਤਾ ਅਤੇ ਨਿਰਪੱਖਤਾ ਲਿਆਉਣ ਦੇ ਮੌਕੇ ਵਾਲੇ ਹੀ ਸਾਰੇ ਐਸ.ਡੀ.ਐਮ. ਦੀ ਚੈਕਿੰਗ ਕਰਨ ਦੀ ਡਿਊਟੀ ਦੂਜੇ ਬਲਾਕਾਂ ਵਿਚ ਲਗਾਈ ਗਈ ਹੈ। ਉਨ੍ਹਾਂ ਰਿਜਨਲ ਟ੍ਰਾਂਸਪੋਰਟ ਗੁਰਵਿੰਦਰ ਸਿੰਘ ਜੱਗਲ ਨੂੰ ਕਿਹਾ ਕਿ ਰੋਂਡਾ, ਬਜਰੀ ਅਤੇ ਮਾਈਨਿੰਗ ਸਬੰਧੀ ਹੋਰ ਮਟਰੀਅਲ ਦੀ ਢੋਆ ਢੁਆਈ ਕਰਨ ਵਾਲੇ ਟਿੱਕਰਾਂ ਟਰੱਕਾਂ ਦੇ ਕਾਰਜਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਅਤੇ ਵਿਚਲੇ ਟਿੱਕਰਾਂ ਵਾਹਨਾਂ ਦੇ ਚਲਾਨ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ

ਨਜ਼ਾਇਜ਼ ਮਾਈਨਿੰਗ ਦੀ ਸ਼ਿਕਾਇਤਾਂ ਵਿਰੁੱਧ ਬਿਨਾਂ ਦੋਰੀ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਈ ਜਾਵੇ ਅਤੇ ਹਿਮਾਚਲ ਤੋਂ ਆਉਣ ਵਾਲੇ ਮਾਈਨਿੰਗ ਮਟਰੀਅਲ ਦੀ ਢੋਆ-ਢੁਆਈ ਕਰਨ ਵਾਲੇ ਟਿੱਕਰਾਂ ਦੀ ਵੀ ਚੈਕਿੰਗ ਰੋਜ਼ਾਨਾ ਕੀਤੀ ਜਾਵੇ ਅਤੇ ਜੇਕਰ ਕੋਈ ਨਜ਼ਾਇਜ਼ ਤੌਰ ਉੱਤੇ ਗੈਰ ਕਾਨੂੰਨੀ ਢੰਗ ਨਾਲ ਮਟਰੀਅਲ ਲੈ ਕੇ ਆਉਂਦਾ ਹੈ ਉਸ ਨੂੰ ਕਿਸੇ ਵੀ ਪੱਧਰ ਉੱਤੇ ਬਖਸ਼ਿਆ ਨਾ ਜਾਵੇ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਬੰਧਿਤ ਐਸ.ਡੀ.ਐਮ. ਇੰਟਰਮਿਟ ਖਾਡਰ ਅਤੇ ਇੰਟਰਮਿਟ ਡਿਸਟ੍ਰਿਕਟ ਬਾਡਰ ਉੱਤੇ ਲਗਾਈਆਂ ਗਈਆਂ ਚੈਕ

ਪੋਸਟਾਂ ਉੱਤੇ ਕਰਮਚਾਰੀਆਂ ਦੀ ਨਿਗਰਾਨੀ ਰੱਖਣਾ ਕਰਨ ਅਤੇ ਇਥੇ ਲਗਾਏ ਗਏ ਸੀ.ਸੀ.ਟੀ.ਵੀ ਕੈਮਰੇ 24 ਘੰਟੇ ਚਲਦੇ ਯਕੀਨੀ ਹੋਣੇ ਚਾਹੀਦੇ ਹਨ। ਇਸ ਦੇ ਸਮੇਤ ਹੀ ਹਰ ਵਹੀਕਲ ਦੀ ਐਂਟਰੀ ਰਜਿਸਟਰ ਵਿਚ ਦਰਜ ਕਰਕੇ ਰਿਕਾਰਡ ਲਾਜ਼ਮੀ ਕੀਤਾ ਹੋਣਾ ਚਾਹੀਦਾ ਹੈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜੀ) ਪੂਜਾ ਸਿਆਲਗੜਵਾਲ, ਐਸ.ਪੀ. ਸੁਪਰਿੰਦਰ ਕੌਰ ਸ਼ਰਾਂ, ਆਰ.ਟੀ.ਏ. ਗੁਰਵਿੰਦਰ ਸਿੰਘ ਜੱਗਲ, ਐਸ.ਡੀ.ਐਮ. ਰੂਪਨਗਰ ਨਵਚੰਪੀ ਕੁਮਾਰ, ਐਸ.ਡੀ.ਐਮ. ਨੰਗਲ ਅਨਜੋਕਟਿਵ ਕੌਮਿਸ਼ਨਰ, ਐਸ.ਡੀ.ਐਮ. ਸੀ. ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐਮ. ਸੀ. ਅਨੰਦਪੁਰ ਅਤੇ ਹਿਮਾਚਲ ਤੋਂ ਆਉਣ ਵਾਲੇ ਸਾਹਿਬ ਰਾਜਪਾਲ ਸਿੰਘ ਸੇਖੋਂ, ਐਸ.ਡੀ.ਐਮ. ਮੋਹਿਤਾ ਸੁਖਪਾਲ ਸਿੰਘ, ਐਕਸੀਅਨ ਮਾਈਨਿੰਗ ਸਾਹਿਬ ਗੁਰਤੋਜ ਸਿੰਘ, ਸਿਵਲ ਚਰਨਜੀਤ ਰੂਪਨਗਰ ਡਾ. ਤਰਸੇਮ ਸਿੰਘ, ਜ਼ਿਲ੍ਹਾ ਵਣ ਅਫ਼ਸਰ ਹਰਜਿੰਦਰ ਸਿੰਘ, ਡੀ.ਐਸ.ਪੀ. ਰੂਪਨਗਰ ਹਰਪਿੰਦਰ ਕੌਰ, ਡੀ.ਐਸ.ਪੀ. ਨੰਗਲ ਕੁਲਬੀਰ ਸਿੰਘ ਠੱਕਰ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

# ਵਿਧਾਇਕ ਰੰਧਾਵਾ ਦੀ ਨੇ ਬੀਡੀਪੀਓ ਦਫਤਰ ਵਿਖੇ ਵੱਖ-ਵੱਖ ਦਫਤਰਾਂ ਦੇ ਸਿਖਲਾਈ ਕੈਂਪ ਦਾ ਕੀਤਾ ਨਿਰੀਖਣ



**ਡੇਰਾ ਬਾਸੀ, 2 ਸਤੰਬਰ -ਕੌਮੀ ਪੱਤ੍ਰਕਾ ਬਿਊਰੋ-** ਪੰਜਾਬ ਦੇ ਕਮਿਸ਼ਨਰੀਆਂ ਅਤੇ ਵਿਭਾਗ ਦੇ ਕਮਿਸ਼ਨਰੀਆਂ ਲਈ ਬੀਡੀਪੀਓ ਜੀ. ਪੀ. ਡੀ. ਪੀ. ਸਕੀਮ ਦੀ ਜਾਣਕਾਰੀ ਲਈ ਬੀਡੀਪੀਓ ਦਫਤਰ ਡੇਰਾਬਾਸੀ ਵਿਖੇ ਪਿਛਲੇ ਇਕ ਹਫਤੇ ਤੋਂ ਚੱਲ ਰਹੀ ਬਲਾਕ ਪੱਧਰ ਦੀ ਟ੍ਰੇਨਿੰਗ ਮੀਟਿੰਗ ਵਿੱਚ ਬੀਡੀਪੀਓ ਗੁਰਪ੍ਰੀਤ ਸਿੰਘ ਮਾਹਾਟ ਦੀ ਦੇਖਭਾਲ ਵਿਚ ਚਾਰ ਰੋਜ਼ਾ ਸਿਖਲਾਈ ਕੈਂਪ ਲਗਾਇਆ ਗਿਆ ਜਿਸਦਾ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਗਾਤਾਰਤਾ ਵਿੱਚ ਨਿਰੀਖਣ ਲਈ ਦੱਸ ਕਰ ਅਧਿਕਾਰੀਆਂ ਅਤੇ ਕਮਿਸ਼ਨਰੀਆਂ ਨਾਲ ਮੁਲਾਕਾਤ ਕੀਤੀ ਗਈ। ਕੈਂਪ ਵਿੱਚ ਇਲਾਕੇ ਅੰਦਰਲੇ ਆਸਾ ਵਰਕਰਾਂ, ਆਂਗਣਵਾੜੀ ਵਰਕਰਾਂ, ਅਧਿਆਪਕਾਂ,

ਏ. ਐਨ. ਐਮ. ਵਰਕਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਕਮਿਸ਼ਨਰੀਆਂ ਨੇ ਸਮੂਲੀਅਤ ਕੀਤੀ। ਇਸ ਮੌਕੇ ਰਿਸ਼ਮਤ ਪਰਸਨ ਵੇਦਨਾ ਮਦਾਨ, ਪਰਮਜੀਤ ਕੌਰ ਅਤੇ ਸੁਪਰੀਡੈਂਟ ਰਿਤੂ ਵੱਲੋਂ ਬਲਾਕ ਦਫਤਰ ਵਿਖੇ ਚਾਰ ਦਿਨ ਲੱਗੇ ਸਿਖਲਾਈ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕਮਿਸ਼ਨਰੀਆਂ ਨੂੰ ਬੀਡੀਪੀਓ ਜੀ.ਪੀ.ਡੀ.ਪੀ. ਸਬੰਧੀ ਬਲਾਕ ਪੱਧਰ ਅਤੇ ਉਨਤ ਅਜੀਵਿਕਾ ਵਾਲੇ ਪਿੰਡ, ਸਿਹਤ ਅਤੇ ਪਿੰਡ, ਬਾਲ ਮਿੱਤਰ ਪਿੰਡ, ਪਾਣੀ ਭਰਾਉ ਪਿੰਡ, ਸਵੈੱਡ ਅਤੇ ਹਰਿਆ ਭਰਿਆ ਪਿੰਡ, ਸਵੈ ਨਿਰਭਰ ਬੁਨਿਆਦੀ ਢਾਂਚੇ ਵਾਲਾ ਪਿੰਡ, ਸਮਾਜਿਕ ਨਿਆਂ ਅਤੇ ਸਮਾਜਿਕ ਤੌਰ ਤੇ ਸੁਰੱਖਿਤ ਪਿੰਡ, ਚੰਗੇ ਪ੍ਰਸ਼ਾਸਨ ਵਾਲਾ ਪਿੰਡ ਅਤੇ ਮਹਿਲਾਵਾਂ ਦੇ

ਅਨੁਕੂਲ ਪਿੰਡ ਸਬੰਧੀ 9 ਬੀਡੀਪੀਓ ਖੁੱਦਿਆਂ ਤੋਂ ਟ੍ਰੇਨਿੰਗ ਦਿੱਤੀ ਗਈ। ਇਸ ਮੌਕੇ ਬੀਡੀਪੀਓ ਗੁਰਪ੍ਰੀਤ ਸਿੰਘ ਮਾਹਾਟ ਨੇ ਕੈਂਪ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਕੈਂਪਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰੀਖਣ ਚਾਹੀਦੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਕੈਂਪਾਂ ਲਈ ਸਾਰੀਆਂ ਸਬੰਧੀ ਲੋਕਾਂ ਨੂੰ ਸਮੇਂ ਸਿਰ ਜਾਗਰੂਕ ਕਰਨ ਤਾਂ ਜੋ ਲੋਕ ਇਹਨਾਂ ਸਕੀਮਾਂ ਦਾ ਲਾਭ ਲੈ ਸਕਣ।

# ਸ਼ਕਤ ਹਾਸੇ 'ਚ ਇੱਕ ਮੋਟਰਸਾਈਕਲ ਚਾਲਕ ਦੀ ਹੋਈ ਮੌਤ

**ਮਾਛੀਵਾੜਾ ਸਾਹਿਬ, 2 ਸਤੰਬਰ -ਕੌਮੀ ਪੱਤ੍ਰਕਾ ਬਿਊਰੋ-** ਮਾਛੀਵਾੜਾ ਰੋਡ 'ਤੇ ਵਾਪਰੇ ਹਾਦਸੇ 'ਚ ਇੱਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ। ਮਿਤਕ ਦੀ ਪੁਲਾੜ ਜਾਇਦਾਦ ਸਿੰਘ ਵਾਸੀ ਇੰਦਰਾ ਕਲੋਨੀ, ਮਾਛੀਵਾੜਾ ਵੱਲੋਂ ਹੋਈ ਹੈ। ਕੁਮਕਲਾਂ ਪੁਲਸ ਨੂੰ ਦਿੱਤੇ ਬਿਆਨ 'ਚ ਮਿਤਕ ਦੇ ਵੱਡੇ ਭਰਾ ਪਵਨ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਢੇਰੀ ਪੁਰਦ ਵਿਖੇ ਇੱਕ ਫੈਕਟਰੀ 'ਚ ਕੰਮ ਕਰਦਾ ਸੀ, ਜਿਸ ਦਾ ਉਸ ਨੂੰ ਫੋਨ ਆਇਆ ਕਿ ਕੁਝ ਤੌਰ ਤੇ ਸਮਾਨ ਲੈ ਕੇ ਜਾਣਾ ਹੈ। ਜਦੋਂ ਕਿ ਉਸ ਮੋਟਰਸਾਈਕਲ ਰਾਹੀਂ ਘਰ ਨੂੰ ਜਾ ਰਿਹਾ ਸੀ, ਜਿਸ ਦੇ ਪਿੱਛੇ-ਪਿੱਛੇ ਮੈਂ ਛੋਟੇ ਹਾਥੀ ਲੈ ਕੇ ਆ ਰਿਹਾ ਸੀ। ਸਾਹਮਣੇ ਤੋਂ ਆ ਕੇ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਡਿੱਗ ਗਿਆ ਤੇ ਉਸ ਦੀ ਮੌਤ 'ਤੇ ਹੀ ਮੌਤ ਹੋ ਗਈ।

# ਕੈਂਪ ਦੌਰਾਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ



**ਲੁਧਿਆਣਾ, 2 ਸਤੰਬਰ -ਕੌਮੀ ਪੱਤ੍ਰਕਾ ਬਿਊਰੋ-** ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਗੁਲਕਾ ਲੁਧਿਆਣਾ ਪੁਰਬੀ ਅਪੀਲ ਪੈਂਟ ਦੇ ਟਿੱਬਾ ਰੋਡ ਸਥਿਤ ਗੁਰਦੁਆਰਾ ਸੰਗਤ ਸਭ ਵਿਖੇ 'ਸਰਕਾਰ ਤੁਹਾਡੇ ਦੁਆਰਾ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਵਿਧਾਇਕ ਦਲਜੀਤ ਸਿੰਘ ਗਰੇਵਾਲ ਨੇ ਕੀਤਾ। ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਮੌਕੇ 'ਤੇ ਹੀ ਹੱਲ ਵੀ ਕੀਤੇ। ਕੈਂਪ ਦੌਰਾਨ ਹਲਕੇ ਦੇ ਵਸਨੀਕਾਂ ਨੇ ਵੱਖ-ਵੱਖ ਤਰ੍ਹਾਂ ਦੀਆਂ ਪੇਨਸ਼ਨਾਂ, ਸੀਨੀਅਰ ਸਿਟੀਜ਼ਨ ਕਾਰਡ, ਅਨੁਸੂਚਿਤ ਜਾਤੀ ਸਰਟੀਫਿਕੇਟ,

ਆਧਾਰ ਅਪਡੇਟ ਅਤੇ ਹੋਰ ਸੇਵਾਵਾਂ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ। ਅਮਰ ਨਾਥ, ਅਨੀਤਾ ਵਿੱਜ, ਬਾਲ ਮੁਕੰਦੀ, ਚੰਦਨ ਰਾਣੀ, ਦਲੀਪ ਕੌਰ, ਗੁਰਚਰਨ ਸਿੰਘ, ਜੋ ਨਾਥ ਪਾਂਡੇ, ਕਮਲੇਸ਼ ਰਾਣੀ, ਕੌਲੀਆ ਰਾਣੀ, ਕ੍ਰਿਸ਼ਨਾ ਦੇਵੀ, ਕੁਲਵਿੰਦਰ ਕੌਰ, ਕੁਰੋਸ਼ਾ ਬੇਗਮ, ਮਦਨ ਲਾਲ, ਮਧੂ, ਮਾਲਤੀ ਦੇਵੀ, ਮਨਜੀਤ ਕੌਰ, ਮਨਹਰ ਲਾਲ, ਮਨਪ੍ਰੀਤ ਕੌਰ, ਮੁਨੇਸ਼, ਨਿਦਰ ਕੌਰ, ਨਿਹਮਤ ਦੇਵੀ, ਓਮ ਪ੍ਰਕਾਸ਼, ਪਰਮਜੀਤ ਕੌਰ ਸ਼ੰਕਰ, ਪਰਚੀ ਕੁਮਾਰ, ਪਰਵੀਨ, ਪਿਆਰ ਕੌਰ, ਪੁਨਮ, ਰਾਮ ਲਾਲ, ਰਤਨੀ ਦੇਵੀ, ਰੋਨੂੰ, ਸੋਭਿਤ ਰਾਮ, ਸੀਮਾ ਰਾਣੀ, ਸੁਮਨ ਸੋਨ, ਉਸ਼ਾ ਰਾਣੀ ਅਤੇ ਵੀਨਾ ਰਾਣੀ ਨੇ ਅਧਿ-ਆਪਣੇ ਪੇਨਸ਼ਨ ਮਨਜ਼ੂਰੀ ਪੱਤਰ ਪ੍ਰਾਪਤ ਕੀਤੇ।

ਵਿਧਾਇਕ ਗਰੇਵਾਲ ਨੇ ਭਲਾਈ ਸਕੀਮਾਂ ਦਾ ਲਾਭ ਹੋਣ ਲਈ ਪੱਧਰ ਤੱਕ ਲੋਕਾਂ ਤੱਕ ਪਹੁੰਚਣ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਲੋਕ ਭਲਾਈ ਸ਼ੁਰੂ ਤੋਂ ਵੱਡੀ ਤਰਜੀਹ ਹੈ। ਵਿਧਾਇਕ ਡੇਲਾ ਨੇ ਆਮ ਆਦਮੀ ਕਲੀਨਿਕ, ਮੁਫਤ ਬਿਜਲੀ ਅਤੇ ਪੇਨਸ਼ਨ ਵਰਗੇ ਪ੍ਰੋਗਰਾਮਾਂ ਦੀ ਮਹੱਤਤਾ 'ਤੇ ਚਾਨਣਾ ਪਾਇਆ ਅਤੇ 'ਸਰਕਾਰ ਤੁਹਾਡੇ ਦੁਆਰਾ' ਪ੍ਰੋਗਰਾਮ ਨੂੰ ਇੱਕ ਗੋਮ-ਚੌਰਸ ਰਾਹ ਦਿੱਤਾ ਜਿਸਦੇ ਤਹਿਤ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਸੂਬਾ ਸਰਕਾਰ ਦੇ ਯਤਨਾਂ 'ਤੇ ਵੀ ਜ਼ੋਰ ਦਿੱਤਾ।

# ਕੌਮੀ ਲੋਕ ਅਦਾਲਤ 14 ਸਤੰਬਰ ਨੂੰ

**ਪਟਿਆਲਾ, 2 ਸਤੰਬਰ -ਕੌਮੀ ਪੱਤ੍ਰਕਾ ਬਿਊਰੋ-** ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਿਰਚਨੀਤ ਚਾਲਕ ਦੀ ਯੋਗ ਅਗਵਾਈ ਹੇਠ ਚੈਕ ਬਾਊਂਸ ਕੇਸਾਂ, ਪੇਸ਼ ਦੀ ਵਸੂਲੀ ਦੇ ਕੇਸ, ਲੋਧਰ ਅਤੇ ਰੁਜ਼ਗਾਰ ਖ਼ਰਾਬੀਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲਾਂ ਅਤੇ ਹੋਰ ਬਿੱਲਾਂ ਦੇ ਬੁਗਤਾਨ ਦੇ ਕੇਸ (ਨਾਨ-ਕੋਪਾਊਡਬਲ ਨੂੰ ਛੱਡ ਕੇ), ਰੱਖ-ਰਖਾਅ ਦੇ ਕੇਸ, ਹੋਰ ਫੌਜਦਾਰੀ ਕੋਪਾਊਡਬਲ ਕੇਸ ਅਤੇ ਹੋਰ ਦੀਵਾਨੀ ਖ਼ਰਾਬੀਆਂ ਅਦਾਲਤਾਂ ਵਿੱਚ ਲੰਬਿਤ ਕੇਸਾਂ ਨਾਲ ਸਬੰਧਿਤ ਟ੍ਰਿਬਿਊਨਲ ਵਿਵੇ ਕਿ ਕ੍ਰਿਮੀਨਲ ਕੋਪਾਊਡਬਲ ਓਵੇਸ, ਚੈਕ ਬਾਊਂਸ ਕੇਸ, ਮਨੀ ਰਿਕਵਰੀ ਕੇਸ, ਐਮਏਸੀਟੀ ਕੇਸ, ਲੋਧਰ ਅਤੇ ਰੁਜ਼ਗਾਰ ਖ਼ਰਾਬੀਆਂ ਦੇ ਕੇਸ, ਬਿਜਲੀ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਭੁਗਤਾਨ ਕੇਸ (ਨਾ-ਕੋਪਾਊਡਬਲ ਨੂੰ ਛੱਡ ਕੇ), ਵਿਆਹਾਤ ਖ਼ਰਾਬੀ (ਤਲਾਕ ਨੂੰ ਛੱਡ ਕੇ), ਜ਼ਮੀਨ ਗ੍ਰਹਿਣ ਮਾਲਕ (ਸਿਵਲ ਅਦਾਲਤ/ਟ੍ਰਿਬਿਊਨਲਾਂ ਅੱਗੇ ਲੰਬਿਤ), ਤਨਜ਼ਾਹ ਅਤੇ ਭੌਤਿਆਂ ਅਤੇ ਸੇਵਾਮੁਕਤੀ ਲਾਭ, ਮਾਲ ਕੇਸਾਂ ਆਦਿ ਨਾਲ ਸਬੰਧਿਤ ਕੇਸਾਂ ਲਈ ਨੌਜਵਾਨਾਂ ਨੂੰ ਅਦਾਲਤ ਦਾ ਆਯੋਜਨ ਮਿਤੀ 14 ਸਤੰਬਰ ਨੂੰ ਜ਼ਿਲ੍ਹਾ ਪਟਿਆਲਾ ਵਿੱਚ ਕੀਤਾ ਜਾਵੇਗਾ। ਇਸ ਮੌਕੇ ਲਈ

ਪਟਿਆਲਾ, ਰਾਜਪੁਰਾ, ਸਮਾਣਾ ਅਤੇ ਨਾਭਾ ਵਿਖੇ ਨਿਆਇਕ ਅਦਾਲਤਾਂ ਦੇ ਬੈਚਾਂ ਦਾ ਗਠਨ ਕੀਤਾ ਜਾਵੇਗਾ। ਇਸ ਸਬੰਧ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਸੀਨੇਅਰ/ਸਕੱਤਰ ਮੋਡਮ ਮਾਲੀ ਅਰੋੜਾ ਨੇ ਪੇਨਲ ਐਡਵੋਕੇਟ ਅਤੇ ਲੀਗਲ ਏਡ ਡਿਫੈਂਸ ਕਾਊਂਸਲਰ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਰਾਸ਼ਟਰੀ ਲੋਕ ਅਦਾਲਤ ਵਿੱਚ ਪੇਸ਼ ਕੀਤੇ ਜਾਣ ਵਾਲੇ ਕੇਸਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਪੇਨਲ ਐਡਵੋਕੇਟਾਂ ਨੂੰ ਸੈਮੀਨਾਰਾਂ, ਮੀਡੀਆ ਅਤੇ ਹੋਰ ਚੈਨਲਾਂ ਰਾਹੀਂ ਪਿੱਛਾਂ ਵਿੱਚ ਰਾਸ਼ਟਰੀ ਲੋਕ ਅਦਾਲਤ ਦਾ ਵਿਆਪਕ ਪ੍ਰਚਾਰ ਕਰਨ ਲਈ ਕਿਹਾ ਗਿਆ ਤਾਂ ਜੋ ਆਮ ਲੋਕਾਂ ਨੂੰ ਇਸ ਬਾਰੇ ਸੁਚਿਤ ਕੀਤਾ ਜਾ ਸਕੇ ਅਤੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਇਸ ਦਾ ਉਦੇਸ਼ ਵਿਸ਼ਲੇਸ਼ਣ, ਪਾਣੀ ਦੇ ਬਿੱਲ ਅਤੇ ਹੋਰ ਬਿੱਲ ਕਰਨਾ ਅਤੇ ਲੋਕਾਂ ਤੱਕ ਗਾਹਕੀ ਲੋਕ ਅਦਾਲਤ ਦਾ ਜ਼ਿਆਦਾ ਤੌਰ ਜ਼ਿਆਦਾ ਲਾਭ ਪਹੁੰਚਾਉਣਾ ਹੈ। ਹੋਰ ਵਿਸਤ੍ਰਿਤ ਜਾਣਕਾਰੀ ਵੈਬਸਾਈਟ [www.pulsa.gov.in](http://www.pulsa.gov.in) ਜਾਂ ਨਾਲਸਾ [www.nalsar.gov.in](http://www.nalsar.gov.in) 15100 ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸੰਪਰਕ ਨੰਬਰ 0175-2306500 ਤੇ ਲਈ ਜਾ ਸਕਦੀ ਹੈ।

# ਨਕਲੀ ਅੰਗਾਂ ਦਾ ਮੁਫਤ ਕੈਂਪ 14 ਅਤੇ 15 ਸਤੰਬਰ ਨੂੰ ਯੂਰੀ ਵਿਖੇ

**ਯੂਰੀ, 2 ਸਤੰਬਰ -ਕੌਮੀ ਪੱਤ੍ਰਕਾ ਬਿਊਰੋ-** ਆਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਰੋਟਰੀ ਕਲੱਬ ਚੰਡੀਗੜ੍ਹ ਅਤੇ ਚੰਡੀਗੜ੍ਹ ਵੈਲਫੇਅਰ ਟਰੱਸਟ ਦੇ ਸਹਿਯੋਗ ਨਾਲ ਮਾਡਰਨ ਸੈਕੂਲਰ ਪਬਲਿਕ ਸਕੂਲ ਯੂਰੀ ਵਿਖੇ 14 ਸਤੰਬਰ ਤੋਂ 15 ਸਤੰਬਰ ਨੂੰ ਕੈਂਪ ਜਾ ਰਿਹਾ ਹੈ। ਇਸ ਕੈਂਪ ਵਿੱਚ 200 ਅਜਿਹੇ ਲੜਕੇ-ਲੜਕੀਆਂ ਦੇ ਮੁਫਤ ਵਿੱਚ ਨਕਲੀ ਅੰਗ ਲੱਗਣੇ ਹਨ ਜਿਹਨਾਂ ਦੀ ਲੱਤ ਜਾਂ ਖਾਂਗ ਕੱਟੀ ਹੋਈ ਹੈ। ਹੁਣ ਤੱਕ 150 ਤੋਂ ਵਧੇਰੇ ਅਜਿਹੇ ਵਿਅਕਤੀ ਆਪਣੀ ਰਜਿਸਟਰੇਸ਼ਨ ਕਰਵਾ ਚੁੱਕੇ ਹਨ। ਜਿਹਨਾਂ ਦੇ ਵਿਅਕਤੀਆਂ ਦੀ ਖਾਂਗ ਕੱਟੀ ਤੋਂ ਬੱਲ ਕੱਟੀ ਹੋਈ ਹੈ ਜਾਂ ਲੱਤ ਕੱਟੀ ਹੋਈ ਹੈ, ਉਹਨਾਂ ਨੂੰ ਤੁਰੰਤ ਸੰਪਰਕ ਹੋਵੇ ਹੀ ਵਧੀਆ ਕਿਸਮ ਦੇ ਨਕਲੀ ਅੰਗ ਲਗਾ ਕੇ ਦਿੱਤੇ ਜਾਣਗੇ। ਇਸ ਸਬੰਧੀ ਰਜਿਸਟਰੇਸ਼ਨ ਮਿਤੀ 10 ਸਤੰਬਰ ਤੱਕ ਜਾਰੀ ਰਹੇਗੀ। ਰਜਿਸਟਰੇਸ਼ਨ ਕਰਵਾਉਣ ਲਈ ਮਾਡਰਨ ਸੈਕੂਲਰ ਪਬਲਿਕ ਸਕੂਲ, ਯੂਰੀ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਜਾਣਕਾਰੀ ਦਿੰਦੇ ਹੋਏ ਆਪਣਾ ਪੰਜਾਬ ਫਾਊਂਡੇਸ਼ਨ ਦੇ ਪ੍ਰਧਾਨ ਡਾ. ਜਗਜੀਤ ਸਿੰਘ ਯੂਰੀ ਨੇ ਦੱਸਿਆ ਕਿ ਫਿਲਡੇ ਸਾਲ ਵੀ ਚੰਡੀਗੜ੍ਹ ਵੈਲਫੇਅਰ ਟਰੱਸਟ



# ਮਾਡਲ ਸਕੂਲ ਵਿਖੇ ਐਨਸੀਸੀ ਕੈਡਿਟਾਂ ਵੱਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਿੱਤਾ ਸੰਦੇਸ਼

**ਪਟਿਆਲਾ, 2 ਸਤੰਬਰ -ਕੌਮੀ ਪੱਤ੍ਰਕਾ ਬਿਊਰੋ-** ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ ਦੇ ਐਨਸੀਸੀ ਕੈਡਿਟਾਂ ਨੇ ਅੱਜ 'ਬੇਟੀ ਬਚਾਓ, ਬੇਟੀ ਪੜ੍ਹਾਓ' ਵਿਸ਼ੇ 'ਤੇ ਜਾਗਰੂਕਤਾ ਮੁਹਿੰਮ ਚਲਾਈ। 3 ਪੰਜਾਬ ਏਅਰ ਸਕਾਊਟਸ ਨਾਲ ਸਬੰਧਿਤ ਸਕੂਲ ਦੇ ਕੈਡਿਟਾਂ ਜਿਨ੍ਹਾਂ ਵਿੱਚ ਜੈਸਮੀਨ, ਹਰਗੁਨ ਅਤੇ ਸੁਖਮਨ ਕੌਰ ਸ਼ਾਮਲ ਸਨ, ਨੇ ਵਿਦਿਆਰਥੀਆਂ ਨੂੰ ਸਰਕਾਰ ਵੱਲੋਂ ਲੜਕੀਆਂ ਦੇ ਭਲੇ ਲਈ ਚਲਾਈਆਂ ਗਈਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕੀਤੀਆਂ। ਵਿਦਿਆਰਥੀਆਂ ਨੇ ਇਹ ਵੀ ਜਾਣਿਆ ਕਿ ਲੜਕੀਆਂ ਅੱਜ ਕੱਲ੍ਹ ਗੁੱਬਿਆਰਥੇ ਸੈਨਾਵਾਂ ਵਿੱਚ ਪੂਰੇ ਜੋਸ਼ ਨਾਲ ਸੇਵਾ ਕਰ ਰਹੀਆਂ ਹਨ। ਪਹਿਲੀ ਮਹਿਲਾ ਰਾਵਲ ਪਾਇਲਟ ਸ਼ਿਵਾਜੀ ਸਿੰਘ ਵਰਗੀਆਂ ਕੁੜੀਆਂ ਲੜਾਕੂ ਜਹਾਜ਼ ਉਡਾ ਰਹੀਆਂ ਹਨ। ਬਾਅਦ ਵਿੱਚ, ਗੁਰੁਪ੍ਰੀਤ ਨਦੀ ਸ਼ਾਰਦਾਵਾਸ ਜੀ ਨੇ ਐਨਸੀਸੀ ਕੈਡਿਟਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਭਾਰਤੀ ਫੌਜ ਵਿੱਚ ਸ਼ਾਮਿਲ ਹੋਣ ਲਈ ਪ੍ਰੇਰਿਤ



ਕੀਤਾ ਅਤੇ ਉਨ੍ਹਾਂ ਨੇ ਸਰਟੀਫਿਕੇਟ ਪਾਸ ਕੀਤਾ। ਨੂੰ ਸਰਟੀਫਿਕੇਟ ਵੇਡੇ। ਗੁਰੁਪ੍ਰੀਤ ਨਦੀ ਸ਼ਾਰਦਾਵਾਸ ਜੀ ਵੱਲੋਂ ਸਕੂਲ ਵਿੱਚ ਇੱਕ ਪੌਦਾ ਵੀ ਲਗਾਇਆ।

ਇਸ ਮੌਕੇ ਏ.ਐਨ.ਓ ਸੁਰਜੀਤ ਸਿੰਘ ਗਿੱਲ ਨੇ ਗੁਰੁਪ੍ਰੀਤ ਨਦੀ ਸ਼ਾਰਦਾਵਾਸ ਜੀ ਨੂੰ ਸੁਆਗਤ ਕੀਤਾ ਗਿਆ ਅਤੇ ਬੁਕਾ ਦੇ ਸਨਮਾਨਤ ਕੀਤਾ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।

# ਟਰਾਈਡੈਂਟ ਲਿਮਿਟਡ ਪੌਲਾ ਵਿਖੇ ਇੱਕ ਦਿਨ ਦਾ ਅੰਕੁਪੇਸ਼ਨਲ ਸੇਫਟੀ ਅਤੇ ਸਿਹਤ ਸੈਮੀਨਾਰ ਹੋਇਆ

**ਬਰਨਾਲਾ, 2 ਸਤੰਬਰ -ਕੌਮੀ ਪੱਤ੍ਰਕਾ ਬਿਊਰੋ-** ਡਾਇਰੈਕਟਰ ਆਫ ਫੈਕਟਰੀਜ਼ ਪੰਜਾਬ ਕਮ ਕਿਰਤ ਕਮਿਸ਼ਨਰ ਪੰਜਾਬ ਸ੍ਰੀ ਰਾਜੀਵ ਗੁਪਤਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਇੰਡਸਟਰੀ ਸੇਫਟੀ ਕੌਂਸਲ ਅਤੇ ਡਿਪਟੀ ਡਾਇਰੈਕਟਰ ਆਫ ਫੈਕਟਰੀ ਬਰਨਾਲਾ ਸ੍ਰੀ ਸਾਹਿਲ ਗੋਇਲ ਜੀ ਵੱਲੋਂ ਟਰਾਈਡੈਂਟ ਲਿਮਿਟਡ ਪੌਲਾ ਵਿਖੇ ਇੱਕ ਦਿਨ ਦਾ ਅੰਕੁਪੇਸ਼ਨਲ ਸੇਫਟੀ ਅਤੇ ਸਿਹਤ ਸੈਮੀਨਾਰ ਕਰਵਾਇਆ ਗਿਆ।



ਅਹਿਮਦ ਜੀ ਵੱਲੋਂ ਡਿਪਟੀ ਡਾਇਰੈਕਟਰ ਫੈਕਟਰੀਜ਼ ਬਰਨਾਲਾ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਸੀ। ਲੜੀਵਾਰ ਅਹਿਮਦ ਐਂਡੀਊਸ਼ਨਲ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਸੰਬੰਧਿਤ ਕਰਕੇ ਹੋਏ ਕਿਹਾ ਕਿ ਸਾਨੂੰ ਸਭ ਨੂੰ ਆਪਣੀ ਨੌਕਰੀ ਕਰਨ ਦੇ ਨਾਲ ਨਾਲ ਆਪਣੀ ਸਿਹਤ ਅਤੇ ਸੁਰੱਖਿਆ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਤੇ ਸ੍ਰੀ ਸੋਨੀਵ ਕੁਮਾਰ ਅੰਗਜੋਕਟਿਵ ਮੈਂਬਰ ਆਫ ਇੰਡਸਟਰੀਅਲ ਸੇਫਟੀ ਕੌਂਸਲ ਆਫ ਪੰਜਾਬ ਖਾਸ ਤੌਰ ਤੇ ਪਹੁੰਚੇ ਇਸ ਪ੍ਰੋਗਰਾਮ ਵਿੱਚ ਫੈਕਟਰੀ ਦੇ ਲਗਭਗ 200 ਤੋਂ ਵੱਧ ਵੱਖ-ਵੱਖ ਵਿਭਾਗਾਂ ਦੇ ਕਿਰਤੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਪ੍ਰੋਗਰਾਮ ਵਿੱਚ ਪੰਜਾਬ ਦੀਆਂ ਮੰਨੀਆਂ ਪ੍ਰਮੋਨੀਆਂ ਫੈਕਟਰੀਆਂ ਦੇ ਵਾਤਾਵਰਨ ਅਤੇ ਸੇਫਟੀ ਐਚ ਆਰ ਦੇ ਹੋਰ ਵੱਲੋਂ ਲੋਕਚਰ ਦਿੱਤੇ ਗਏ ਇਸ ਮੌਕੇ ਡਾਕਟਰ ਵਿਤੁਲ ਗੁਪਤਾ ਐਮਡੀ ਮੈਡੀਸਨ ਬਠਿੰਡਾ ਵੱਲੋਂ ਸਿਹਤ ਸਬੰਧੀ ਗਿਆ ਮੁੱਖ ਮਹਿਮਾਨ ਸ੍ਰੀ ਲੜੀਵਾਰ

# ਇੰਜ. ਅੰਕਿਤ ਅਰੋੜਾ ਦੀ ਯਾਦ ਵਿੱਚ ਅੰਤਰ ਸਕੂਲ ਮੁਕਾਬਲੇ

**ਪਟਿਆਲਾ, 2 ਸਤੰਬਰ -ਕੌਮੀ ਪੱਤ੍ਰਕਾ ਬਿਊਰੋ-** ਇੰਜ. ਅੰਕਿਤ ਅਰੋੜਾ ਯਾਦਗਾਰੀ ਸੋਸ਼ਲ ਦੇ ਪ੍ਰਬੰਧਕਾਂ ਸ੍ਰੀ ਵਿਜੇ ਅਰੋੜਾ ਅਤੇ ਸ਼੍ਰੀਮਤੀ ਅਲਕਾ ਅਰੋੜਾ ਵੱਲੋਂ, ਆਪਣੇ ਬੇਟੇ ਦੀ ਯਾਦ ਵਿੱਚ, ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਦੀ ਅਗਵਾਈ ਹੇਠ ਅੰਤਰ ਸਕੂਲ ਡਾਬਣ, ਗੀਤ ਜਾਂ ਭਜਨ ਗਾਉਣ ਅਤੇ ਆਵਾਜਾਈ ਡਸਟ ਏਂਡ, ਸੀ ਪੀ ਆਰ, ਵਾਇਰ ਸੇਫਟੀ, ਸਿਲੇਂਡਰਾਂ ਦੀ ਵਰਤੋਂ, ਆਫਤ ਪ੍ਰਬੰਧਨ ਸਿਵਲ ਡਿਫੈਂਸ ਸਬੰਧੀ ਕੁਇਜ਼ ਮੁਕਾਬਲੇ ਜੂਨੀਅਰ ਅਤੇ ਸੀਨੀਅਰ ਗਰੁੱਪਾਂ ਵਿੱਚ ਕਰਵਾਏ ਜਿਨ੍ਹਾਂ ਵਿੱਚ 27 ਸਕੂਲਾਂ ਤੋਂ 152 ਵਿਦਿਆਰਥੀਆਂ ਨੇ ਭਾਗ









# ਸੇਵਾ ਸਕੂਲ ਵਾਹਨ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ: ਰਾਜਪਾਲ ਸੇਖੋਂ ਐਸ.ਡੀ.ਐਮ



**ਸ੍ਰੀ ਅੰਦਰਪੁਰ ਸਾਹਿਬ, 2 ਸਤੰਬਰ**  
**ਕੌਮੀ ਪੱਤ੍ਰਿਕਾ ਬਿਊਰੋ-**  
ਸਰਕਾਰ ਵੱਲੋਂ ਮੋਟਰ ਵਹੀਕਲ ਐਕਟ ਦੇ ਨਿਯਮਾਂ ਤਹਿਤ ਵਾਹਨਾਂ ਲਈ ਨਿਯਮ ਨਿਰਧਾਰਤ ਕੀਤੇ ਹੋਏ ਹਨ। ਸਕੂਲ ਵਾਹਨਾਂ ਨੂੰ ਵਧੇਰੇ ਸੁਰੱਖਿਅਤ ਰੱਖਣ ਲਈ ਸੇਵਾ ਸਕੂਲ ਵਾਹਨ ਨਿਯਮ ਲਾਗੂ ਹਨ। ਜਿਨ੍ਹਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਗਿਆ ਹੈ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਸਖ਼ਤ ਕਾਰਵਾਈ ਕੀਤੀ ਜਾਵੇਗੀ।  
ਇਹ ਜਾਣਕਾਰੀ ਰਾਜਪਾਲ ਸਿੰਘ ਸੇਖੋਂ ਉਪ ਮੰਡਲ ਮੇਜਿਸਟ੍ਰੇਟ ਸ੍ਰੀ ਅੰਦਰਪੁਰ ਸਾਹਿਬ ਨੇ ਅੱਜ ਸੇਵਾ ਸਕੂਲ ਵਾਹਨ ਸਬੰਧੀ ਕੀਤੀ ਇੱਕ ਵਿਸ਼ੇਸ਼ ਚੈਕਿੰਗ ਦੌਰਾਨ ਦਿੱਤੀ। ਅੱਜ ਐਸ.ਡੀ.ਐਮ ਵੱਲੋਂ ਟ੍ਰੈਕਿੰਗ

ਨਾਲ ਘਰਾਂ ਤੋਂ ਲੈ ਕੇ ਜਾਣਾ ਅਤੇ ਵਾਪਸ ਲਿਆਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਸਕੂਲ ਬੱਸਾਂ ਵਿੱਚ ਸੁਰੱਖਿਆ ਸਬੰਧੀ ਸਮਾਨ ਤੇ ਜ਼ਰੂਰਤ ਤੋਂ ਬਿਨਾਂ ਕੋਈ ਵੀ ਖੱਬੇ ਵਿੱਚ ਨਾ ਬਿਠਾਏ ਜਾਣ ਤੇ ਡਰਾਈਵਰ ਕਿਸੇ ਵੀ ਤਰ੍ਹਾਂ ਦਾ ਨਸ਼ਾ ਨਾ ਕਰਦਾ ਹੋਵੇ ਤੇ ਬਾਹਰਲੇ ਰਾਜਾ ਤੋਂ ਆਏ ਡਰਾਈਵਰਾਂ ਦੀ ਪੁਲਿਸ ਵੈਰਿਫਿਕੇਸ਼ਨ ਕਰਵਾ ਕੇ ਉਨ੍ਹਾਂ ਦਾ ਰਿਕਾਰਡ ਵੀ ਸਕੂਲ ਵੱਲੋਂ ਰੱਖਿਆ ਜਾਵੇ। ਇਨ੍ਹਾਂ ਵਾਹਨਾਂ ਵਿੱਚ ਲਾਗੂ ਨਿਯਮਾਂ ਦੀ ਅਣਗਹਿਲੀ ਤੇ ਲਾਪਰਵਾਹੀ ਬਿਲਕੁਲ ਵੀ ਖਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਵਰਤੋਂ ਵਿੱਚ ਨਾ ਲਿਆਏ ਵਾਹਨਾਂ ਨੂੰ ਨਿਯਮ ਅਨੁਸਾਰ ਤਿਆਰ ਕਰਵਾਇਆ ਜਾਵੇ, ਚਾਲਕ ਤੇ ਸਹਿਚਾਲਕ ਬਾਰੇ ਨਿਰਧਾਰਤ ਨਿਯਮਾਂ ਦੀ ਪਾਲਣਾ ਕੀਤੀ ਜਾਵੇ।  
ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕ ਇਸ ਲਈ ਸਕੂਲ ਵਿੱਚ ਕਮੇਟੀਆਂ ਗਠਨ ਕਰਨ ਉਨ੍ਹਾਂ ਨੂੰ ਕਿਹਾ ਕਿ ਛੋਟੇ ਛੋਟੇ ਬੱਚਿਆਂ ਦੀਆਂ ਕੀਮਤੀ ਜਾਨਾਂ ਦਾ ਖਿਆਨ ਰੱਖਣਾ ਸਾਡੀ ਸਭ ਤੋਂ ਜ਼ਿੰਮੇਵਾਰੀ ਹੈ। ਅੱਜ ਟ੍ਰੈਕਿੰਗ ਇੰਚਾਰਜ ਜਸਪਾਲ ਸਿੰਘ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਾਹਨਾਂ ਦੇ ਚਲਾਨ ਵੀ ਕੀਤੇ ਗਏ।

# ਜ਼ਿਲ੍ਹਾ ਤੇ ਸੈਸ਼ਨਲ ਜੱਜ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਦੌਰਾ



**ਲੁਧਿਆਣਾ, 2 ਸਤੰਬਰ**  
**ਕੌਮੀ ਪੱਤ੍ਰਿਕਾ ਬਿਊਰੋ-**  
ਜ਼ਿਲ੍ਹਾ ਅਤੇ ਸੈਸ਼ਨਲ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਪੀਤ ਕੌਰ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ, ਬੋਰਸਟਲ ਜੇਲ੍ਹ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।  
ਇਸ ਮੌਕੇ ਉਨ੍ਹਾਂ ਨਾਲ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਹਰਵਿੰਦਰ ਸਿੰਘ ਅਤੇ ਚੀਫ਼ ਡਿਪਟੀ ਮੇਜਿਸਟ੍ਰੇਟ, ਕਾਨੂੰਨੀ ਸੇਵਾਵਾਂ ਅਥਾਰਟੀ,

ਲੁਧਿਆਣਾ ਵੱਲੋਂ ਕੇਂਦਰੀ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਢਲੀ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮਾਨਯੋਗ ਹਾਈਕੋਰਟ ਅਤੇ ਮਾਨਯੋਗ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ।  
ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਕੀਤੀ ਜਿਹੜੇ ਵੀ ਵਿਅਕਤੀ ਸਰਕਾਰੀ ਖਰਚੇ 'ਤੇ ਆਪਣੇ ਕੋਸ਼ ਦੀ ਪੇਰਵਾਈ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਦੇ ਫਾਰਮ ਭਰਕੇ ਦਿੱਤੇ ਅਤੇ ਅੰਦਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਫ਼ਤਰ ਵਿਖੇ ਭੇਜਣੇ ਯਕੀਨੀ ਬਣਾਏ ਜਾਣ ਤੇ ਜੇ ਅਗਲੀ ਕਾਰਵਾਈ ਕੀਤੀ ਜਾ ਸਕੇ।  
ਉਨ੍ਹਾਂ ਸਪੱਸ਼ਟ ਕੀਤਾ ਕਿ ਉਥੇ ਜੇਲ੍ਹਾਂ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੀਗਲ ਏਡ ਕਲੀਨਿਕ ਚਲਾਏ ਜਾ ਰਹੇ ਹਨ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤੇ ਗਏ ਹਨ। ਬੇਦੀ ਆਪਣੇ ਕੋਸ਼ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਨ੍ਹਾਂ ਕਲੀਨਿਕਾਂ ਤੋਂ ਲੈ ਸਕਦੇ ਹਨ।

# ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਸਲੇਮਸ਼ਾਹ ਵਿਖੇ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ



**ਫ਼ਾਜ਼ਿਲਕਾ, 2 ਸਤੰਬਰ**  
**ਕੌਮੀ ਪੱਤ੍ਰਿਕਾ ਬਿਊਰੋ-**  
ਡਿਪਟੀ ਕਮਿਸ਼ਨਰ ਡਾ. ਸੇਠੂ ਰੱਜਾਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ (ਕੋਟਲ ਪੱਛਮ) ਸਲੇਮਸ਼ਾਹ ਨੂੰ ਲੈ ਕੇ ਵੱਖ-ਵੱਖ ਅਧਿਕਾਰੀਆਂ ਤੇ ਮੈਂਬਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਗਊਵੱਸ਼ ਦੀ ਸਾਂਭ-ਸੰਭਾਲ ਕਰਨ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਉਥੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਵੀ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਗਊਵੱਸ਼ ਦੇ ਠਹਿਰਾਅ, ਖੁਰਾਕ ਅਤੇ ਇਲਾਜ ਨੂੰ ਲੈ ਕੇ ਕੋਈ ਪ੍ਰੋਸ਼ਾਨੀ ਨਾ ਆਵੇ, ਇਸ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।  
ਡਿਪਟੀ ਕਮਿਸ਼ਨਰ ਨੇ ਕੋਟਲ ਪੱਛਮ ਵਿਖੇ ਹੋਣ ਵਾਲੇ ਵੱਖ-ਵੱਖ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੋਟਲ ਪੱਛਮ ਵਿਖੇ ਕੋਟਲ ਡੇਜ਼ ਦੇ ਰਿਪੋਰਟ ਦਾ ਕੰਮ, ਕਮਿਊਨਿਟੀ ਪਾਰਕ ਅਤੇ ਫੋਡਰ ਬਣਾਉਣ ਦੇ ਪ੍ਰੋਜੈਕਟ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਤਾਂ ਜੋ ਗਊਵੱਸ਼ ਦਾ ਹੋਰ ਬਿਹਤਰ ਤਰੀਕੇ ਨਾਲ ਰੱਖ-ਰਖਾਵ ਹੋ ਸਕੇ। ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿਖੇ ਲੋੜ ਮੁਤਾਬਕ ਲਾਈਟਾਂ ਲਗਵਾਉਣ ਦਾ ਕੰਮ ਵੀ ਜਲਦ ਤੋਂ ਜਲਦ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਗਊਵੱਸ਼ ਦੀ ਖੁਰਾਕ ਲਈ ਖੁਰਾਕੀਆਂ ਬਣਵਾਉਣ, ਚਾਰੇ ਦੀ ਉਪਲਬੱਧਤਾ ਆਦਿ ਹਰੇਕ ਤਰ੍ਹਾਂ

ਗਊਵੱਸ਼ ਨੂੰ ਫ਼ਾਜ਼ਿਲਕਾ, ਅਬੋਹਰ, ਜਲਾਲਾਬਾਦ, ਲਾਹੌਰ ਤੋਂ ਆਂਕੇ ਅਰਨੀਵਾਲਾ ਤੋਂ ਸੜਕਾਂ ਤੋਂ ਚੁੱਕ ਕੇ ਗਊਸ਼ਾਲਾ ਵਿਖੇ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਤੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਇਨ੍ਹਾਂ ਗਊਵੱਸ਼ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  
ਇਸ ਤੋਂ ਇਲਾਵਾ ਗਊਵੱਸ਼ ਦੇ ਹੋਰ ਬਿਹਤਰ ਰੱਖ-ਰਖਾਵ, ਖੁਰਾਕ ਆਦਿ ਹੋਰ ਸਹੂਲਤਾਂ ਦਾਨੀ ਸਜਨਾ ਵੱਲੋਂ ਕੀਤੇ ਗਏ ਦਾਨ-ਪੁੰਨ ਦੀ ਮਦਦ ਨਾਲ ਹੀ ਮੁਹੱਈਆ ਕਰਵਾਈਆਂ ਜਾਦੀਆਂ ਹਨ। ਉਨ੍ਹਾਂ ਆਤਮੀਆ ਐਸੋਸੀਏਸ਼ਨ, ਵਪਾਰ ਮੰਡਲ, ਵਕੀਲ ਭਾਈਚਾਰਾ, ਡਾਕਟਰੀ ਐਸੋਸੀਏਸ਼ਨ, ਸਮਾਜ ਸੇਵੀ ਸੰਸਥਾਵਾਂ ਆਦਿ ਹੋਰ ਵੱਖ-ਵੱਖ ਐਸੋਸੀਏਸ਼ਨ, ਅਧਿਕਾਰੀਆਂ/ਕਰਮਚਾਰੀਆਂ ਤੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਦੇ ਨਾਲ-ਨਾਲ ਹੋਰਨਾਂ ਦਾਨਵੀਰ ਸਜਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਊਸ਼ਾਲਾ ਦੀ ਸਾਂਭ-ਸੰਭਾਲ ਲਈ ਵੱਖ ਤੋਂ ਵੱਖ ਦਾਨ ਕੀਤੇ ਜਾਣ ਤਾਂ ਜੋ ਗਊਵੱਸ਼ ਦੀ ਹਰ ਪੱਖੋਂ ਸੰਭਾਲ ਹੋ ਸਕੇ।

# ਭਾਰਤ ਸਰਕਾਰ ਦੀ 3 ਰੋਜ਼ਾ ਮਲਟੀਮੀਡੀਆ ਪ੍ਰਦਰਸ਼ਨੀ ਦਾ ਸਮਾਪਨ

**ਡਿਪਟੀ ਕਮਿਸ਼ਨਰ ਸਣੇ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ**  
**ਪਟਿਆਲਾ, 2 ਸਤੰਬਰ**  
**ਅਮਰਜੀਤ ਸਿੰਘ ਲਾਬਾ-**  
**ਕੌਮੀ ਪੱਤ੍ਰਿਕਾ ਬਿਊਰੋ-**  
ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੋਚਰੀ ਸੋਚਾਰ ਬਿਊਰੋ ਵੱਲੋਂ ਪਟਿਆਲਾ ਦੇ ਸਰਕਾਰੀ ਮਹਿੰਦਰਾ ਕਾਲਜ ਵਿੱਚ ਲਾਈ ਮਲਟੀਮੀਡੀਆ ਪ੍ਰਦਰਸ਼ਨੀ ਦਾ ਵੀਰਵਾਰ ਨੂੰ ਸਮਾਪਨ ਹੋ ਗਿਆ। ਇਸ ਪ੍ਰਦਰਸ਼ਨੀ ਦੌਰਾਨ ਰੰਗਾਰੰਗ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਸ਼ੱਕਤ ਅਹਿਮਦ ਪਰੋ ਸਣੇ ਕਈ ਉੱਘੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।  
ਮਲਟੀਮੀਡੀਆ ਪ੍ਰਦਰਸ਼ਨੀ ਦੌਰਾਨ ਮੁੱਖ ਮਹਿਮਾਨ ਵੱਜੋਂ ਪੁੱਜੇ ਡਿਪਟੀ ਕਮਿਸ਼ਨਰ ਸ਼ੱਕਤ ਅਹਿਮਦ ਪਰੋ ਕਿਹਾ ਕਿ ਇਸ ਪ੍ਰਦਰਸ਼ਨੀ ਦੇ ਮਾਧਿਅਮ ਰਾਹੀਂ ਉਹ ਲੋਕ ਜਿਨ੍ਹਾਂ ਕੋਲ ਅਜੋਕੇ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਨਹੀਂ ਪਹੁੰਚਿਆ ਹੈ, ਉਨ੍ਹਾਂ ਤੱਕ ਪਹੁੰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਵੇਂ ਆਲੋਚਨਾ ਲੋਕਤੰਤਰ ਦਾ ਇੱਕ ਅਹਿਮ ਹਿੱਸਾ ਹੈ, ਉਸੇ ਤਰ੍ਹਾਂ ਅਪਣੇ ਹੱਕਾਂ ਬਾਰੇ ਪਤਾ ਹੋਣਾ ਵੀ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਵਿੱਚ ਜਿੱਥੇ ਵੱਖ ਵੱਖ ਖੇਤਰਾਂ ਵਿੱਚ ਦੇਸ਼ ਵੱਲੋਂ ਕੀਤੀਆਂ ਪੁਲਾਯਾਂ ਬਾਰੇ ਜਾਣਕਾਰੀ ਦਿੱਤੀ ਗਈ, ਉਥੇ ਹੀ ਲੋਕਾਂ ਨੂੰ ਵੱਖ ਵੱਖ ਯੋਜਨਾਵਾਂ

ਸਹੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਐਂਡਰ-14 ਦੇ ਮੁਕਾਬਲੇ ਵਿੱਚ ਲੜਕੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਤੇ ਐਂਡਰ-17 ਦੇ ਮੁਕਾਬਲੇ ਵਿੱਚ ਲੜਕੀਆਂ ਨੇ ਜਿਲ੍ਹੇ 'ਚੋਂ ਤੀਜਾ ਸਥਾਨ। ਇਸੇ ਤਰ੍ਹਾਂ ਐਂਡਰ-19 ਵਿੱਚ ਲੜਕੀਆਂ ਨੇ ਜਿਲ੍ਹੇ 'ਚੋਂ ਤੀਜਾ ਸਥਾਨ ਅਤੇ ਲੜਕੀਆਂ ਨੇ ਜਿਲ੍ਹੇ 'ਚੋਂ ਪਹਿਲਾਂ ਦਾ ਸਥਾਨ ਹਾਸਲ ਕੀਤਾ। ਬੱਚਿਆਂ ਦੀ ਪ੍ਰਾਪਤੀ 'ਤੇ ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਗਿੱਲ ਨੇ ਬੱਚਿਆਂ ਅਤੇ ਕੋਚ ਸੁਰਿੰਦਰ ਪਾਲ ਸਿੰਘ ਦੀ ਹੌਸਲਾ-ਅਫ਼ਜ਼ਾਈ ਕੀਤੀ।

# ਪਿੰਡਾਂ ਵਿੱਚ ਖੇਡ ਮੇਲੇ ਸ਼ੁਰੂ ਹੋਏ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ: ਜੋੜੇਮਾਜਰਾ

- ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ
- ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕਰ ਰਹੀ ਕੰਮ

**ਫਤਹਿਗੜ੍ਹ ਸਾਹਿਬ, 2 ਸਤੰਬਰ**  
**ਕੌਮੀ ਪੱਤ੍ਰਿਕਾ ਬਿਊਰੋ-**  
ਮੁੱਖ ਮੰਤਰੀ ਪੰਜਾਬ ਸ਼. ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਬਾਗਡੋਰ ਸੰਭਾਲੀ ਹੈ ਉਦੋਂ ਤੋਂ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਪਿੰਡਾਂ ਵਿੱਚ ਸ਼ੁਰੂ ਹੋਣ ਵਾਲੇ ਖੇਡ ਮੇਲੇ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਸਰਦਾਰ ਚੌਠਾ ਸਿੰਘ ਜੋੜੇਮਾਜਰਾ ਨੇ ਅੱਜ ਪਿੰਡ ਸੰਥਾ ਵਿਖੇ ਨੌਜਵਾਨ ਸਭਾ, ਗੁਰਾ ਮਾੜੀ ਕਮੇਟੀ ਤੇ ਨਗਰ ਪੰਚਾਇਤ ਵੱਲੋਂ ਕਰਵਾਏ ਗਏ 23ਵੇਂ ਖੇਡ ਮੇਲੇ ਦੌਰਾਨ ਖਿਡਾਰੀਆਂ ਨਾਲ ਜਾਣ ਪਛਾਣ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੇਲੇ ਦਾ ਵਿੱਚ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਜੋਂ ਪੰਜਾਬ ਦੀਆਂ ਦਾ ਤੀਜਾ ਸੀਜਨ ਸ਼ੁਰੂ ਹੋ ਰਿਹਾ ਹੈ ਜੋ ਇਸ ਗੱਲ ਦਾ ਗਵਾਹ ਹੈ ਕਿ ਸਾਡੇ



ਨੌਜਵਾਨ ਵੱਧ ਚੜ੍ਹ ਕੇ ਖੇਡ ਮੇਲੇ ਦਾ ਵਿੱਚ ਆ ਰਹੇ ਹਨ ਅਤੇ ਸੂਬੇ ਦਾ ਨਾਮ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ। ਸਰਦਾਰ ਜੋੜੇਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਖੇਡਾਂ ਵਿੱਚ ਵਧੀਆ ਨਾਵਟਾ ਖੱਟਣ ਵਾਲੇ ਖਿਡਾਰੀਆਂ ਨੂੰ ਉੱਚ ਪਦਵੀਆਂ ਦੇ ਕੇ ਸਨਮਾਨਿਆ ਹੈ ਅਤੇ ਗੁਣ ਵੀ ਜਿਹੜੇ ਵੀ ਖਿਡਾਰੀ ਸੂਬੇ ਦਾ ਨਾਮ ਦੁਨੀਆਂ ਵਿੱਚ ਰੋਸ਼ਨ ਕਰਨਗੇ ਉਹਨਾਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਉੱਚ ਅਹੁਦੇ ਦਿੱਤੇ ਜਾਣਗੇ। ਉਹਨਾਂ ਹੋਰ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਤਕਰੀਬਨ 47 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਨ੍ਹਾਂ ਵਿੱਚੋਂ ਕਈ ਗਿਣਤੀ ਖਿਡਾਰੀਆਂ ਵੀ ਹੋ ਰਿਹਾ ਹੈ ਕਿਹਾ ਕਿ ਅੱਜ ਦੇ ਦੌਰ ਵਿੱਚ ਖੇਡਾਂ ਬਹੁਤ ਜ਼ਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ

ਨੌਜਵਾਨ ਸਮਾਜਿਕ ਲਾਭਾਂ ਤੋਂ ਦੂਰ ਰਹਿ ਸਕਦੇ ਹਨ।  
ਕੈਬਨਟ ਮੰਤਰੀ ਜੋੜੇਮਾਜਰਾ ਨੇ ਨੌਜਵਾਨ ਪੀੜ੍ਹੀ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਖੇਡਾਂ ਇੱਕ ਅਜਿਹਾ ਖੇਡ ਹਨ ਜਿਸ ਨਾਲ ਜੁੜ ਕੇ ਜਿੱਥੇ ਸਮਾਜ ਵਿੱਚ ਫੈਲੀ ਨਸ਼ਿਆਂ ਦੀ ਲਾਗਣ ਦਾ ਖਾਤਮਾ ਕੀਤਾ ਜਾ ਸਕਦਾ ਹੈ ਉਥੇ ਹੀ ਨੌਜਵਾਨ ਆਪਣਾ ਭਵਿੱਖ ਵੀ ਰੋਸ਼ਨ ਕਰ ਸਕਦੇ ਹਨ ਇਸ ਲਈ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਤਾਂ ਜੋ ਸਾਡਾ ਸੂਬਾ ਹਰੇਕ ਪੱਖੋਂ ਵਿਕਸਿਤ ਸੂਬਾ ਬਣ ਸਕੇ। ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਅੱਜ ਸਾਡੇ ਪੰਜਾਬੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੌਲਾਂ ਮਾਰ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਦਕਾ ਹੀ ਅੱਜ ਓਲੰਪਿਕ ਖੇਡਾਂ ਵਿੱਚ ਹਾਕੀ ਦੀ ਟੀਮ ਵੱਲੋਂ ਕਾਸੀ ਦਾ ਤਰਮਾ ਜਿੱਤਿਆ ਗਿਆ ਹੈ। ਜਿਸ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾ ਰਹੀ ਹੈ ਅਤੇ ਖਿਡਾਰੀਆਂ ਦੀ ਸਹੂਲਤ ਲਈ ਹੋਰ ਇਤਿਜਾਮ ਵੀ ਕੀਤੇ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਪੀੜ੍ਹੀ ਖੇਡਾਂ ਦੇ ਖੇਤਰ ਵਿੱਚ ਦਿਨ ਦੁਨੀ ਹੋਣ ਲਈ ਤਰੱਕੀ ਕਰ ਸਕੇ। ਉਹਨਾਂ ਇਸ ਮੌਕੇ ਕੈਬਨਟ ਮੰਤਰੀ ਚੌਠਾ ਸਿੰਘ ਜੋੜੇਮਾਜਰਾ ਵੱਲੋਂ ਪਿੰਡ ਸੰਥਾ ਲਈ 10 ਲੱਖ ਰੁਪਏ ਦੀ ਗਰਾਂਟ ਦੇਣ ਦੀ ਐਲਾਨ ਕੀਤਾ।  
ਇਸ ਮੌਕੇ ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਸ੍ਰੀ ਅੱਜ ਸਿੰਘ ਲਿਖਤਾ, ਗੁਰਪ੍ਰੀਤ ਸਿੰਘ ਜੀਪੀ ਸਾਬਕਾ ਵਿਧਾਇਕ ਬਸੀ ਪਠਾਣਾ, ਚੇਅਰਮੈਨ ਮਾਹਿਰ ਕਮੇਟੀ ਗੁਰਵਿੰਦਰ ਸਿੰਘ ਚਿੱਲੋਂ, ਕਲੱਬ ਪ੍ਰਧਾਨ ਹਰਵਿੰਦਰ ਸਿੰਘ ਨੱਪੀ, ਸਤੀਸ਼ ਲਟੌਰ, ਕੈਲਬਰ ਜਸਬੀਰ ਸਿੰਘ ਜੱਸੀ, ਅਸੀਸ ਅੱਤਰੀ, ਕੁਲਦੀਪ ਸਿੰਘ ਸੱਚਾ, ਪਰਵਿੰਦਰ ਸਿੰਘ ਸੱਚਾ, ਤੀਰਥ ਸਿੰਘ ਸਾਬਕਾ ਸਰਪੰਚ, ਅਵਤਾਰ ਸਿੰਘ ਪੰਜੀਤ, ਰਵਿੰਦਰ ਸਿੰਘ ਸੱਚਾ, ਗੁਰਜੀਤ ਸਿੰਘ, ਸੁਭਾਸ਼ ਸੁਖ, ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

# ਘੱਗਰ ਵਿੱਚ ਵਧ ਰਹੇ ਪਾਣੀ ਦੇ ਪੱਧਰ ਨੇ ਕਿਸਾਨਾਂ ਦੇ ਸਾਹ ਸੁਤੇ

**ਪਾਤੜਾਂ, 2 ਸਤੰਬਰ**  
**ਕੌਮੀ ਪੱਤ੍ਰਿਕਾ ਬਿਊਰੋ-**  
ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੱਧ ਰਹੀ ਬਰਸਾਤ ਕਾਰਨ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਕਾਫ਼ੀ ਵਧ ਗਿਆ। ਘੱਗਰ ਵਿੱਚ ਪਾਣੀ ਵਧਣ ਕਾਰਨ ਇਲਾਕੇ ਦੇ ਲੋਕਾਂ ਨੂੰ ਸੰਭਾਵੀ ਹੜ੍ਹ ਦੀ ਚਿੰਤਾ ਨੇ ਸਤਾਉਣਾ ਸ਼ੁਰੂ ਕਰ ਦਿੱਤਾ ਹੈ। ਭਾਵੇਂ ਹੜ੍ਹਾਂ ਦੀ ਰੋਕਥਾਮ ਲਈ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਜਾ ਰਹੇ ਹਨ ਪਰ ਲੋਕ ਪਿਛਲੀ ਵਾਰ ਆਏ ਹੜ੍ਹਾਂ ਦਾ ਮਜ਼ਹ ਯਾਦ ਕਰ ਕੇ ਕਿਸਾਨ ਚਿੰਤਤ ਹਨ। ਘੱਗਰ ਕੰਟਰੋਲ ਰੂਮ ਤੋਂ ਮਿਲੀ ਜਾਣਕਾਰੀ ਅਨੁਸਾਰ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧ ਕੇ 734 ਫੁੱਟ 'ਤੇ ਚੱਲ ਰਿਹਾ ਹੈ, ਜੋ ਸ਼ੁੱਠ ਦੇ ਨਿਸ਼ਾਨ ਤੋਂ ਅੱਜ 14 ਫੁੱਟ ਹੇਠਾਂ ਹੈ।  
ਸੁਰਜੀਤ ਸਿੰਘ ਮਾਧਲ, ਦਲਬੀਰ ਸਿੰਘ ਰੰਧਾਵਾ, ਵਲੰਪ ਸਿੰਘ ਭੰਗੂ, ਜੇ ਸਿੰਘ ਉਪਲ, ਦਲੀਪ ਸਿੰਘ, ਗੁਰਜੀਤ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਭੰਗੂ, ਪਿਛੋਰਾ ਸਿੰਘ ਅਤੇ ਸੁਰਿੰਦਰ ਸਿੰਘ ਨੇ

ਦੱਸਿਆ ਕਿ ਘੱਗਰ ਦਰਿਆ ਵਿੱਚ 11 ਘੰਟਿਆਂ ਵਿੱਚ ਪਾਣੀ ਦਾ ਪੱਧਰ ਵੱਧਣ, ਪਹਾੜੀ ਅਤੇ ਚੰਡੀਗੜ੍ਹ ਦੇ ਇਲਾਕਿਆਂ ਵਿੱਚ ਰੁਕ ਰੁਕ ਕੇ ਹੋ ਰਹੀ ਬਰਸਾਤ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਦੀ ਚਿੰਤਾ ਵਿੱਚ ਵਾਧਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਆਏ ਹੜ੍ਹ ਨੂੰ ਮੁੱਖ ਰੱਖਦਿਆਂ ਉਨ੍ਹਾਂ ਆਪਣੇ ਪਿੱਲਵੇ ਪੈਸੇ ਖਰਚ ਕਰਕੇ ਘੱਗਰ ਦੇ ਬੰਨ੍ਹ ਮਜ਼ਬੂਤ ਕੀਤੇ ਹਨ ਹੁਣ ਵੀ ਹੋ ਰਹੀ ਕਿਸਮਤ ਅਤੇ ਭਾਰੀ ਬਰਸਾਤ ਨੇ ਉਨ੍ਹਾਂ ਦੁਆਰਾ ਮਜ਼ਬੂਤ ਕੀਤੇ ਬੰਨ੍ਹਾਂ ਦੀ ਮਿੱਟੀ ਖੋਰ ਕੇ ਬੰਨ੍ਹ ਕਮਜ਼ੋਰ ਕਰ ਦਿੱਤੇ ਹਨ। ਜੇਕਰ ਹੁਣ ਘੱਗਰ ਭਰਦਾ ਹੈ ਤਾਂ ਹੜ੍ਹ ਆਉਣ ਦੀਆਂ ਸੰਭਾਵਨਾਵਾਂ ਨੂੰ ਨਜ਼ਰ ਅੰਦਾਜ਼ਾ ਨਹੀਂ ਕੀਤਾ ਜਾ ਸਕਦਾ।  
ਉਨ੍ਹਾਂ ਚਿੰਤਾ ਜ਼ਾਹਿਰ ਕੀਤੀ ਹੈ, ਜੇਕਰ ਹੜ੍ਹ ਆਇਆ ਤਾਂ ਕਿਸਾਨ ਬਿਲਕੁਲ ਬਰਬਾਦ ਹੋ ਜਾਣਗੇ ਕਿਉਂਕਿ ਉਨ੍ਹਾਂ ਦੀਆਂ ਫਸਲਾਂ ਇਸ ਸਮੇਂ ਨਿਸ਼ਰ ਰਹੀਆਂ ਹਨ ਅਤੇ ਮੁੱਖ ਫਸਲ ਬੀਜਣ ਦਾ ਕੋਈ ਸਮਾਂ ਨਹੀਂ ਬਚਿਆ। ਉਨ੍ਹਾਂ ਇਸ ਵਾਰ ਸਮਾਂ ਮਾਰ ਹੋਣ ਦਾ ਡਰ ਸਤਾ ਰਿਹਾ ਹੈ।

# ਸਫ਼ਾਈ ਕਰਮਚਾਰੀਆਂ ਸਬੰਧੀ ਬੋਨਿਯਮੀਆਂ ਕਰਨ ਵਾਲੇ ਠੇਕੇਦਾਰਾਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ: ਐਮ.ਵੈਂਕਟੇਸ਼ਨ

**ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਬੱਚਤ ਭਵਨ ਵਿਖੇ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ**



**ਫਤਹਿਗੜ੍ਹ ਸਾਹਿਬ, 2 ਸਤੰਬਰ**  
**ਕੌਮੀ ਪੱਤ੍ਰਿਕਾ ਬਿਊਰੋ-**  
ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਐਮ. ਵੈਂਕਟੇਸ਼ਨ ਨੇ ਇੱਥੇ ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਤੇ ਸਫ਼ਾਈ ਕਰਮਚਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਸਬੰਧਤ ਠੇਕੇਦਾਰਾਂ ਵੱਲੋਂ ਨਿਯਮਾਂ ਦੀ ਪਾਲਣਾ ਨਾ ਕਰਨ ਬਾਬਤ ਸਖ਼ਤ ਕਾਰਵਾਈ ਕੀਤੀ ਜਾਵੇ।  
ਸ਼੍ਰੀ ਐਮ. ਵੈਂਕਟੇਸ਼ਨ ਨੇ ਕਿਹਾ ਕਿ ਦੇਸ਼ ਨੂੰ ਸਫ਼ਲ ਬਣਾਉਣ ਵਾਲੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਸਫ਼ਾਈ ਕਰਮਚਾਰੀਆਂ ਨੂੰ ਵਰਦੀ, ਸਮੇਂ ਸਿਰ ਤਨਖਾਹ, ਸਿਹਤ ਸਹੂਲਤਾਂ ਅਤੇ ਕੌਮ ਨੀਤੀ ਉਪਕਰਨ ਮੁਹੱਈਆ ਕਰਵਾਉਣ ਸਮੇਂ ਜਿਨ੍ਹਾਂ ਕਰਮਚਾਰੀਆਂ ਨੂੰ ਆਪਣੇ ਕੋਲ ਖਾਣੇ ਸਬੰਧੀ ਵੇਚਾਈ ਸੀ ਆਦਿ ਦੀ ਸਮੱਸਿਆ ਹੈ, ਨੂੰ ਵੀ ਹੱਲ ਕਰਵਾਇਆ ਜਾਵੇ।  
ਚੇਅਰਮੈਨ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੀ ਕਿਸਮ ਵੀ ਤਰ੍ਹਾਂ ਦੀ ਮੁਸ਼ਕਲ ਸਬੰਧੀ ਕਮਿਸ਼ਨ ਦੇ ਨੰਬਰ 011-24648924 'ਤੇ ਸੰਪਰਕ ਕਰ ਸਕਦੇ ਹਨ।  
ਚੇਅਰਮੈਨ ਐਮ. ਵੈਂਕਟੇਸ਼ਨ ਨੇ ਨੌਕਾ ਆਧਾਰਤ ਸਫ਼ਾਈ ਕਰਮਚਾਰੀਆਂ ਤੋਂ ਉਹਨਾਂ ਨੂੰ ਮਿਲਦੀ ਤਨਖਾਹ ਤੇ ਉਜਰਤਾਂ ਬਾਰੇ ਪਤਾ ਕੀਤਾ। ਉਹਨਾਂ ਨੂੰ ਬੱਚ ਵੱਲੋਂ ਖਾਣਿਆਂ ਵਿੱਚ ਪੈਸੇ ਆਉਣ ਬਾਬਤ ਮੁੱਢਲੀ ਫ਼ੀਮ ਉੱਤੇ ਆਏ ਸੁਨੇਹੇ ਕੰਮ ਨਹੀਂ ਕਰ ਰਿਹਾ ਉਸ ਦਾ ਠੇਕਾ ਰੱਦ ਕੀਤਾ ਜਾਵੇ, ਖਾਸ ਤੌਰ ਉੱਤੇ ਘੱਟ ਉਜਰਤਾਂ ਦੇਣ ਵਾਲੇ ਠੇਕੇਦਾਰਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਰਮਚਾਰੀਆਂ ਦੇ ਵੱਖ ਵੱਖ ਫੰਡਾਂ ਦੇ ਮਸਲੇ ਹੱਲ ਕੀਤੇ ਜਾਣ।  
ਚੇਅਰਮੈਨ ਨੇ ਇਹ ਵੀ ਹਦਾਇਤ ਕੀਤੀ ਕਿ ਕਰਮਚਾਰੀਆਂ ਦੇ ਆਈ.ਡੀ. ਕਾਰਡ ਵਿੱਚ ਈ. ਐੱਸ.ਆਈ. ਅਤੇ ਈ.ਪੀ.ਐੱਫ. ਨੰਬਰ ਦਰਜ ਜ਼ਰੂਰ ਕੀਤਾ ਜਾਵੇ। ਇਸ ਦੇ ਨਾਲ-ਨਾਲ ਸਫ਼ਾਈ ਕਰਮਚਾਰੀਆਂ ਨੂੰ ਆਉਟਰਿਸ਼ਟ ਤੋਂ ਸਿੱਧਾ

ਕਰਵਾਉਣ ਲਈ ਪੂਰੀ ਸ਼ਿੱਦਤ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਜੇਕਰ ਕਿਸੇ ਨੂੰ ਵੀ ਕੋਈ ਸਮੱਸਿਆ ਹੈ ਤਾਂ ਉਸ ਦਾ ਹੱਲ ਵੀ ਨਿਯਮਾਂ ਮੁਤਾਬਕ ਕੀਤਾ ਜਾਵੇਗਾ। ਮੁਖਿਯ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ।  
ਮੀਟਿੰਗ ਤੋਂ ਪਹਿਲਾਂ ਚੇਅਰਮੈਨ ਨੂੰ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।  
ਇਸ ਮੌਕੇ ਕਮਿਸ਼ਨ ਦੇ ਚੇਅਰਮੈਨ ਐਮ. ਵੈਂਕਟੇਸ਼ਨ ਦੇ ਨਾਲ ਸ਼੍ਰੀ ਸ਼ਬਰ ਸਿੰਘ ਪੀ.ਪੀ.ਐੱਸ., ਡਾ. ਦੀਪਕ ਜਯੋਤੀ, ਨਿਹਾਰਿਕਾ ਕਮਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ, ਐੱਸ.ਪੀ. ਸ਼੍ਰੀ ਰਾਕੇਸ਼ ਯਾਦਵ, ਜ਼ਿਲ੍ਹਾ ਨਿਯਮਾਂ ਤੇ ਅਧਿਕਾਰਤਾ ਅਫ਼ਸਰ ਸ਼੍ਰੀ ਮੁਕੁਲ ਗੌਤਮ, ਸਮੂਹ ਕਾਰਜ ਸਾਧਕ ਆਫ਼ਸਰ, ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਸਫ਼ਾਈ ਕਰਮਚਾਰੀ ਯੂਨੀਅਨ ਦੇ ਨੁਮਾਇੰਦੇ ਅਤੇ ਸਫ਼ਾਈ ਕਰਮਚਾਰੀ ਮੌਜੂਦ ਸਨ।

# ਨੌਟ ਤੇ ਪੀਐੱਚਡੀ ਪ੍ਰੋਫੈਸਰਾਂ ਨੇ ਲਾਈ ਸਬਜ਼ੀ ਦੀ ਰੋਹੜੀ

**ਸਬਜ਼ੀ ਵੇਚਦੇ ਹੋਏ ਗੈਸਟ ਫੈਕਟਰੀ ਅਧਿਯਾਪਕ**



**ਪਟਿਆਲਾ, 2 ਸਤੰਬਰ**  
**ਕੌਮੀ ਪੱਤ੍ਰਿਕਾ ਬਿਊਰੋ-**  
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਚੱਲ ਰਿਹਾ ਸਾਹਿਯ ਪ੍ਰੋਫੈਸਰ ਗੈਸਟ ਫੈਕਟਰੀ ਦਾ ਧਰਨਾ ਅੱਜ 39ਵੇਂ ਦਿਨ ਵੀ ਜਾਰੀ ਰਿਹਾ। ਅੱਜ ਇਸ ਧਰਨੇ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਸਮੂਲੀਅਤ ਕੀਤੀ ਗਈ ਅਤੇ ਗੈਸਟ ਫੈਕਟਰੀ ਦੇ ਹੱਕ ਵਿੱਚ ਹਾਠ ਦਾ ਨਾਅਰਾ ਮਾਰਿਆ ਗਿਆ।  
ਅੱਜ ਇਸ ਧਰਨੇ ਵਿੱਚ ਡਾ. ਬਲਵਿੰਦਰ ਸਿੰਘ ਟਿਵਾਣਾ, ਪ੍ਰੋਫੈਸਰ ਰਾਜਦੀਪ ਸਿੰਘ, ਡਾ. ਗਰਵੰਤ ਤੇ ਡਾ. ਚਰਨਜੀਤ ਵੱਲੋਂ ਧਰਨੇ ਦੀ ਹਮਾਇਤ ਕੀਤੀ ਗਈ। ਅੱਜ ਸਾਹਿਯ ਪ੍ਰੋਫੈਸਰ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮੇਨ ਗੇਟ ਉੱਪਰ ਸਬਜ਼ੀਆਂ ਦੀ ਰੋਹੜੀ ਲਗਾ ਕੇ ਸਬਜ਼ੀ ਵੇਚੀ ਗਈ। ਸਾਹਿਯ ਪ੍ਰੋਫੈਸਰ (ਗੈਸਟ ਫੈਕਟਰੀ) ਨੇ ਆਪਣੀਆਂ ਡਿਗਰੀਆਂ ਨਾਲ ਲੈ ਕੇ ਪੰਜਾਬ ਸਰਕਾਰ, ਸਿੱਖਿਆ ਮੰਤਰੀ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਰਜਕਾਰੀ ਵਾਈਸ ਚਾਂਸਲਰ ਕੋਲ

ਯਾਦਵ ਵਿਰੁੱਧ ਗ਼ੱਸਾ ਜ਼ਾਹਿਰ ਕੀਤਾ। ਇਸ ਮੌਕੇ ਸਾਹਿਯ ਪ੍ਰੋਫੈਸਰਾਂ ਵੱਲੋਂ ਕਿਹਾ ਗਿਆ ਕਿ ਉਹ ਭਾਰਤ ਦੀਆਂ ਸਰਵਉੱਚ ਡਿਗਰੀਆਂ ਪ੍ਰਾਪਤ ਕਰ ਚੁੱਕੇ ਹਨ ਪਰ ਪੰਜਾਬ ਦੀ 'ਆਪ' ਸਰਕਾਰ ਸਿਰਫ਼ ਪੱਟਰਾਂ ਵਿੱਚ ਹੀ ਨੌਕਰੀਆਂ ਦਿਖਾ ਰਹੀ ਹੈ, ਪਰ ਅਸਲ ਵਿੱਚ ਇਹ ਸਰਕਾਰ ਉੱਚ ਸਿੱਖਿਆ ਪ੍ਰਾਪਤ ਨੌਜਵਾਨਾਂ ਤੋਂ ਕੱਚੀਆਂ ਨੌਕਰੀਆਂ ਵੀ ਖੋਹ ਰਹੀ ਹੈ। ਇਹ ਮਾਨਵ ਉੱਚ ਵਕਤ ਕਰਦੇ ਬਣ ਗਿਆ ਜਦੋਂ ਪ੍ਰੋਫੈਸਰਾਂ ਵੱਲੋਂ ਲਗਾਈ ਸਬਜ਼ੀ ਦੀ ਰੋਹੜੀ ਉੱਪਰ ਬਹੁਤ ਸਾਰੇ ਲੋਕ ਇਕੱਠੇ ਹੋ ਗਏ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਲੱਗੇ।  
ਇਸ ਮੌਕੇ ਜਗਸੀਰ ਸਿੰਘ, ਡਾ. ਬੇਅੰਤ ਸਿੰਘ, ਪ੍ਰੋਫੈਸਰ ਅਮਨ ਸਿੰਘ, ਪ੍ਰੋਫੈਸਰ ਕੁਲਦੀਪ ਸਿੰਘ, ਪ੍ਰੋਫੈਸਰ ਗੁਰਵਿੰਦਰ, ਪ੍ਰੋਫੈਸਰ ਹਰਿਮਾ, ਪ੍ਰੋਫੈਸਰ ਸੁਖਵੀਰ, ਸੁਖਦੀਪ, ਗੁਰਪ੍ਰੀਤ ਅਤੇ ਵਿਪਨ ਗੋਲਿਲ, ਪ੍ਰੋਫੈਸਰ ਕੁਲਵਿੰਦਰ, ਸਮੇਤ ਭਾਰੀ ਗਿਣਤੀ ਵਿੱਚ ਗੈਸਟ ਪ੍ਰੋਫੈਸਰ ਹਾਜ਼ਰ ਸਨ।

# ਪੁਲਿਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ 'ਚ ਮਾਰੀਆਂ ਮੱਲਾਂ

# ਗੁਜਰਾਤ ਦੇ ਕਈ ਹਿੱਸਿਆਂ 'ਚ ਘੱਟ ਹੋਈ ਬਾਰਿਸ਼

**ਦੇਸ਼ੀਆਂ**  
ਅਹਿਮਦਾਬਾਦ 2 ਸਤੰਬਰ। ਸੂਰਜਵਰ ਨੂੰ ਗੁਜਰਾਤ ਦੇ ਜ਼ਿਆਦਾਤਰ ਹਿੱਸਿਆਂ 'ਚ ਬਾਰਿਸ਼ 'ਚ ਕਮੀ ਦਰਜ ਕੀਤੀ ਗਈ ਪਰ ਨਦੀਆਂ ਦੇ ਤੇਜ਼ ਉਠਾਨ ਕਾਰਨ ਕਈ ਕਸਬੇ ਅਤੇ ਪਿੰਡ ਅਜੇ ਵੀ ਪਾਣੀ ਨਾਲ ਭਰੇ ਹੋਏ ਹਨ। ਇਸ ਗੱਲ ਦੀ ਜਾਣਕਾਰੀ

ਅਧਿਕਾਰੀਆਂ ਨੇ ਦਿੱਤੀ ਹੈ। ਸਟੇਟ ਐਮਰਜੈਂਸੀ ਆਪ੍ਰੇਸ਼ਨ ਸੈਂਟਰ (ਐੱਸਐੱਚਐੱਸ) ਦੇ ਅਨੁਸਾਰ, ਰਾਜ ਵਿੱਚ ਸਿਰਫ ਚਾਰ ਬਾਰਾਂ 'ਤੇ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ 15 ਤੋਂ 26 ਮਿਲੀਮੀਟਰ ਦੇ ਵਿਚਕਾਰ ਮੀਂਹ ਪਿਆ, ਜਦੋਂ ਕਿ ਇਸ ਸਮੇਂ ਦੌਰਾਨ ਹੋਰ ਹਿੱਸਿਆਂ ਵਿੱਚ ਗਲਕੀ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ (I) ਨੇ ਚੇਤਾਵਨੀ ਦਿੱਤੀ ਹੈ ਕਿ ਕੱਛ ਖੇਤਰ ਵਿੱਚ ਬਣਿਆ ਡੂੰਘਾ ਦਬਾਅ ਚੱਕਰਵਾਤੀ ਤੂਫਾਨ ਵਿੱਚ ਬਦਲ ਸਕਦਾ ਹੈ। ਐੱਸਐੱਚਐੱਸ

ਅਨੁਸਾਰ ਇਸ ਮੌਸਮ ਪ੍ਰਣਾਲੀ ਕਾਰਨ, ਕੱਛ ਜਿਲ੍ਹੇ ਦੇ ਮੁੱਢਲੇ ਖੇਤਰਾਂ ਵਿੱਚ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਵਿੱਚ ਸਭ ਤੋਂ ਵੱਧ 26 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਗਿਰ ਸੋਮਨਾਥ ਦੇ ਵੇਰਾਵਲ ਵਿੱਚ 18 ਮਿਲੀਮੀਟਰ, ਦੇਵਭੂਮੀ ਦਵਾਰਕਾ ਵਿੱਚ 16 ਮਿਲੀਮੀਟਰ, ਬਨਾਸਕਾਂਠਾ ਦੇ ਦਾਂਤੀਵਾੜਾ ਵਿੱਚ 15 ਮਿਲੀਮੀਟਰ, ਕੱਛ ਜਿਲ੍ਹੇ ਦੇ ਅੰਜਾਰ ਤਾਲੁਕਾ ਵਿੱਚ 15 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮਾਂਡਵੀ ਸਹਿਰ ਦੇ ਵੱਖ-ਵੱਖ ਹਿੱਸਿਆਂ ਅਤੇ ਕੱਛ ਜਿਲ੍ਹੇ ਦੇ ਭੂਜ, ਅੰਜਾਰ ਅਤੇ ਨਖਤਰਾਨਾ ਕਸਬਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਹੈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਇਕ ਬਿਆਨ 'ਚ ਕਿਹਾ ਕਿ ਵੱਡੇਦਰਾ ਸਹਿਰ 'ਚ ਸਥਿਤੀ ਹੁਣ ਹੌਲੀ-ਹੌਲੀ ਆਮ ਵਾਂਗ ਹੋ ਰਹੀ ਹੈ, ਜਿੱਥੇ ਵਿਸ਼ਵਾਮਿਤਰੀ ਨਦੀ ਦੇ ਵਹਿਣ

## ਮੱਧ ਪ੍ਰਦੇਸ਼ ਕਾਂਗਰਸ ਦੇ ਸੈਕੜੇ ਵਰਕਰਾਂ ਨੇ ਭਾਜਪਾ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ

ਭੋਪਾਲ 2 ਸਤੰਬਰ। ਮੱਧ ਪ੍ਰਦੇਸ਼ ਕਾਂਗਰਸ ਦੇ ਸੈਕੜੇ ਵਰਕਰਾਂ ਨੇ ਸੂਰਜਵਰ ਨੂੰ ਮਹਿਗਾਈ, ਬੇਰੁਜਗਾਰੀ ਅਤੇ ਹੋਰ ਮੁੱਦਿਆਂ ਖਿਲਾਫ ਪ੍ਰਦਰਸ਼ਨ ਕੀਤਾ ਅਤੇ ਮੁੱਖ ਮੰਤਰੀ ਮੋਹਨ ਯਾਦਵ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਅਤੇ ਅੰਬਰੂ ਗੈਸ ਦੇ ਗੋਲੇ ਛੱਡੇ। ਮੱਧ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਜੀਤੂ ਪਟਵਾਰੀ ਨੇ ਪੀਟੀਆਈ ਨੂੰ ਦੱਸਿਆ ਕਿ ਉਹਨਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਹਨਾਂ ਨੇ ਕਿਹਾ ਕਾਂਗਰਸ ਦੇ 100 ਜਾਂ 200 ਸਮੱਸੀ ਪ੍ਰਦਰਸ਼ਨਕਾਰੀ ਮੌਰੇ ਨਾਲ ਹਸਪਤਾਲ ਵਿਚ ਹਨ। ਪੁਲਸ ਵੱਲੋਂ ਲਗਾਏ ਬੇਰੀਕੇਂਡ 'ਤੇ ਚੜ੍ਹਨ ਤੋਂ ਬਾਅਦ ਪਟਵਾਰੀ ਨੂੰ ਪਾਣੀ ਦੀਆਂ ਬੋਛਾਂ ਮਾਰ ਕੇ ਹੇਠਾਂ ਡਿੱਗਾ ਦਿੱਤਾ ਗਿਆ। ਪਟਵਾਰੀ ਨੇ ਕਿਹਾ ਕਿ ਅਸੀਂ ਆਪਣਾ ਵਿਰੋਧ ਪ੍ਰਦਰਸ਼ਨ ਜਾਰੀ ਰੱਖਾਂਗੇ, ਕਿਉਂਕਿ ਸੂਬੇ



ਦੀ ਭਾਜਪਾ ਸਰਕਾਰ ਹਰ ਪੱਖੋਂ ਫੇਲ੍ਹ ਹੋ ਚੁੱਕੀ ਹੈ। ਗਵਾਹਾਂ ਨੇ ਦੱਸਿਆ ਕਿ ਪੁਲਸ ਨੇ ਪਾਣੀ ਦੀਆਂ ਤੋਪਾਂ ਅਤੇ ਅੰਬਰੂ ਗੈਸ ਦੇ ਗੋਲੇ ਛੱਡਣ ਤੋਂ ਬਾਅਦ ਕੁਝ ਪ੍ਰਦਰਸ਼ਨਕਾਰੀਆਂ ਨੂੰ ਜ਼ਖਮੀ 'ਤੇ ਡਿੱਗਾ ਦਿੱਤਾ। ਇਸ ਪ੍ਰਦਰਸ਼ਨ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਪਿਠ ਦੇ ਨੇਤਾ ਉਮੇਸ਼ ਸਿੰਘ, ਸਾਬਕਾ ਕੇਂਦਰੀ ਮੰਤਰੀ ਅਰੁਣ ਯਾਦਵ, ਯੂਥ ਕਾਂਗਰਸ ਦੇ ਪ੍ਰਧਾਨ ਸ਼ੀਨਵਾਸ ਬੀ.ਵੀ. ਅਤੇ ਯੂਥ ਕਾਂਗਰਸ ਦੀ ਮੱਧ ਪ੍ਰਦੇਸ਼ ਇਕਾਈ ਦੇ ਪ੍ਰਧਾਨ ਮਿਤੋਂਦਰ ਦਰਸ਼ਨ ਸਿੰਘ ਵੀ ਮੌਜੂਦ ਸਨ। ਹਰਦਾ ਤੋਂ ਕਾਂਗਰਸ ਦੇ ਵਿਧਾਇਕ ਆਰਕੇ ਭੋਗਨੇ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਸਾਂਤਮਈ ਮੀਟਿੰਗ ਤੋਂ ਤੁਰੰਤ ਬਾਅਦ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ ਸੀ। ਦੋਹਾਨੇ ਨੇ ਕਿਹਾ, "ਸਾਡੇ ਬੇਰੀਕੇਂਡ 'ਤੇ ਪਹਿਲਾਂ ਤੋਂ ਪਹਿਲਾਂ ਹੀ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਗਈ ਅਤੇ ਪ੍ਰਦਰਸ਼ਨਕਾਰੀਆਂ ਨੂੰ ਲਾਠੀਆਂ ਨਾਲ ਭਜਾ ਦਿੱਤਾ ਗਿਆ। ਕਿਸਾਨ, ਨੌਜਵਾਨ, ਗਰੀਬ ਡੂੰਘੇ ਸ਼ੋਕ ਵਿੱਚ ਹਨ। ਅਸੀਂ ਆਪਣੀਆਂ ਚਿੰਤਾਵਾਂ ਸੂਬਾ ਸਰਕਾਰ ਤੱਕ ਪਹੁੰਚਾਉਣਾ ਚਾਹੁੰਦੇ ਹਾਂ। ਲੋਕਾਂ ਦੀ ਆਵਾਜ਼ ਦਬਾਉਣ ਨਾਲ ਉਨ੍ਹਾਂ ਦਾ ਹੱਲ ਨਹੀਂ ਹੋਵੇਗਾ।"

## ਬਲਿਆਲ ਰੋਡ 'ਤੇ ਚੋਰ ਗਿਰੋਹ ਦੇ ਮੈਂਬਰਾਂ ਨੇ ਕੀਟ ਨਾਸ਼ਕਾਂ ਵਾਲੀ ਦੁਕਾਨ ਦਾ ਤੋੜਿਆ ਸਟਰ

ਭਵਾਨੀਗੜ੍ਹ 2 ਸਤੰਬਰ। ਸਥਾਨਕ ਇਲਾਕੇ ਅੰਦਰ ਸਰਗਰਮ ਖੋਪੜ ਚੋਰ ਗਿਰੋਹ ਕਾਰਨ ਆਮ ਲੋਕਾਂ 'ਚ ਦਰਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬੀਤੀ ਰਾਤ ਸਥਾਨਕ ਸ਼ਹਿਰ ਦੀ ਬਲਿਆਲ ਰੋਡ ਉੱਪਰ ਚੋਰ ਗਿਰੋਹ ਵੱਲੋਂ ਇਕ ਕੀਟਨਾਸ਼ਕ ਦਵਾਈਆਂ ਦੀ ਦੁਕਾਨ ਦਾ ਸਟਰ ਤੋੜ ਕੇ ਚੋਰੀ ਕੀਤੀ ਅਤੇ ਅੰਜਾਰ ਦੇਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਉਹ ਚੋਰੀ ਕਰਨ ਵਿਚ ਅਸਫਲ ਰਹੇ, ਜਿਸ ਕਾਰਨ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਬਲਿਆਲ ਰੋਡ ਸਥਿਤ ਕੀਟਨਾਸ਼ਕ ਦਵਾਈਆਂ ਦੀ ਦੁਕਾਨ ਸ਼ਿਵਾ ਐਗੇਰੂ ਕੋਮੀਕਲਜ਼ ਦੇ ਮਾਲਕ ਹਰੇਂਦਰ ਗੋਇਲ ਪੁੱਤਰ ਸਦਃ ਬਲੇਸ਼ ਗੋਇਲ ਵਾਸੀ ਦਸਮੇਸ਼ ਨਗਰ ਭਵਾਨੀਗੜ੍ਹ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਵਾ 1 ਵਜੇ ਨੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਅੱਧਰ ਚੋਰ ਗਿਰੋਹ ਦੇ 4 ਮੈਂਬਰਾਂ ਨੇ ਪਹਿਲਾਂ ਉਸ ਦੀ ਦੁਕਾਨ ਦਾ ਸਟਰ ਤੋੜ ਦਿੱਤਾ ਤੇ ਫਿਰ ਦੋ ਚੋਰ ਉਸ ਦੀ ਦੁਕਾਨ ਦੇ ਅੰਦਰ ਵੜ ਗਏ ਤੇ 2 ਦੁਕਾਨ ਦੇ ਬਾਹਰ ਮੋਟਰਸਾਈਕਲ ਲੈ ਕੇ ਖੜੇ ਹੋ ਗਏ। ਉਨ੍ਹਾਂ ਦੱਸਿਆ ਕਿ ਉਸ ਦੀ ਦੁਕਾਨ ਦੇ ਅੰਦਰ ਦਾਖਲ ਹੋਏ ਚੋਰਾਂ ਨੇ ਅਜੇ ਉਸ ਦੀ ਦੁਕਾਨ ਅੰਦਰ ਫਰਲਾ ਫਰਲੀ ਕਰਨੀ ਸ਼ੁਰੂ ਹੀ ਕੀਤੀ ਸੀ ਇਨ੍ਹਾਂ ਦੋ ਚੋਰ ਤੋਂ ਆਉਂਦੇ ਇਕ ਹੋਰ ਮੋਟਰਸਾਈਕਲ ਸਵਾਰ ਨੂੰ ਦੇਖ ਕੇ ਬਾਹਰ ਵੱਲੋਂ ਚੋਰਾਂ ਦੇ ਸਾਥੀਆਂ ਵੱਲੋਂ ਦੁਕਾਨ ਅੰਦਰ ਵੜੇ ਚੋਰਾਂ ਨੂੰ ਸੁਚੇਤ ਕਰਨ 'ਤੇ ਇਹ ਸਾਰੇ ਆਪਣੇ ਮੋਟਰਸਾਈਕਲਾਂ ਰਾਹੀਂ ਤੁਰੰਤ ਇੱਥੋਂ ਰਫੂ ਚੱਕਰ ਹੋ ਗਏ, ਜਿਸ ਕਾਰਨ ਉਸ ਦਾ ਨੁਕਸਾਨ ਤੋਂ ਬਚਾਅ ਹੋ ਗਿਆ। ਉਨ੍ਹਾਂ ਦੱਸਿਆ ਕਿ ਉਕਤ ਗਰਗੀਰ ਮੋਟਰਸਾਈਕਲ ਸਵਾਰ ਨੇ ਉਸ ਦੀ ਦੁਕਾਨ ਦਾ ਸਟਰ ਖੁੱਲ੍ਹਾ ਦੇਖ ਫੋਨ ਕਰਕੇ ਇਸ ਘਟਨਾ ਦੀ ਜਾਣਕਾਰੀ ਉਨ੍ਹਾਂ ਨੂੰ ਦਿੱਤੀ।

## ਲੋਕਾਂ ਦੇ ਮੋਬਾਈਲ ਫੋਨ ਖੋਹਣ ਤੇ ਵਾਹਨ ਚੋਰੀ ਕਰਨ ਵਾਲੇ 2 ਕਾਬੂ

**ਕਿਸ਼ਨ ਪਾਲ**  
ਤਰਨਤਾਰਨ 2 ਸਤੰਬਰ। ਲੋਕਾਂ ਦੇ ਮੋਬਾਈਲ ਖੋਹਣ ਅਤੇ 2 ਪਹੀਆ ਵਾਹਨ ਚੋਰੀ ਕਰਨ ਵਾਲੇ 2 ਮੋਬਾਈਲ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਗਿਫ਼ਤਾਰ ਕਰਕੇ ਹੋਏ ਉਨ੍ਹਾਂ ਪਾਸੋਂ ਇਕ ਕੀਟ ਕੀਤਾ ਹੋਇਆ ਬੁੱਲਟ ਮੋਟਰਸਾਈਕਲ, ਐਕਟੀਵਾ ਅਤੇ 10 ਮੋਬਾਈਲ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਇਸ ਸਬੰਧੀ ਥਾਣਾ ਸਿਟੀ ਵਿਖੇ ਪਰਚਾ ਦਰਜ ਕਰ ਮਾਨਯੋਗ ਅਦਾਲਤ ਪਾਸੋਂ ਮੁਲਜ਼ਮਾਂ ਦਾ ਗਿਰਾਫ਼ ਹਾਸਲ ਕਰਕੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ, ਜਿਸ ਵਿਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸਿਟੀ ਕਮਲ ਮੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਗੋਰਵ ਤੂਰਾ ਵੱਲੋਂ ਮਾੜੇ ਅਨੁਸਾਰ ਖਿਲਾਫ ਸ਼ੁਰੂ ਕੀਤੀ ਗਈ ਵਿਸ਼ੇਸ਼ ਗੁਰਮੇਜ ਸਿੱਖ ਵਾਸੀ ਕਾਜ਼ੀਕੋਟ ਨੂੰ ਚੋਰੀ ਦੇ ਇਕ ਮੁਹਿੰਮ ਤਹਿਤ ਪੁਲਸ ਕਰਮਚਾਰੀਆਂ ਨੂੰ ਸਖਤ

ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਵੱਲੋਂ ਕਾਰਵਾਈ ਕਰਕੇ ਹੋਏ ਹਰਸਿਮਰਨ ਜੀਤ ਸਿੰਘ ਉਰਫ ਸਨੀ ਪੁੱਤਰ ਨਿਸ਼ਾਨ ਸਿੰਘ ਵਾਸੀ ਗਲੀ ਗੁਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਪੁਲਸ ਨੇ ਅਗਲੇਰੀ ਤਫ਼ਤੀਸ਼ ਦੌਰਾਨ ਕੁਲ 10 ਵੱਖ-ਵੱਖ ਕੰਪਨੀ ਦੇ ਕੀਮਤੀ ਮੋਬਾਈਲ ਵੀ ਬਰਾਮਦ ਕੀਤੇ ਹਨ। ਡੀ.ਐੱਸ.ਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਲੰਮੇ ਸਮੇਂ ਤੋਂ ਲੋਕਾਂ ਦੇ ਮੋਬਾਈਲ ਫੋਨ ਖੋਹਣ ਦਾ ਯਤਨ ਕਰ ਰਹੇ ਸਨ। ਇਸ ਤੋਂ ਇਲਾਵਾ ਦੋਵਾਂ ਪਾਸੋਂ ਬਰਾਮਦ ਕੀਤੇ ਗਏ ਬੁੱਲਟ ਮੋਟਰਸਾਈਕਲ ਅਤੇ ਐਕਟੀਵਾ ਨੂੰ ਇਨ੍ਹਾਂ ਵੱਲੋਂ ਚੋਰੀ ਕੀਤਾ ਗਿਆ ਸੀ, ਜਿਨ੍ਹਾਂ ਦੀ ਵਰਤੋਂ ਵਾਹਨ ਚੋਰੀ ਅੰਜਾਰ ਦੇਣ ਵਿਚ ਕੀਤੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇਸਪੇਕਟਰ ਹਰਜਿੰਦਰ ਸਿੰਘ, ਏ.ਐੱਸ.ਆਈ ਗੁਰਮੀਤ ਸਿੰਘ ਪਾਰਡ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।

## ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨਫੋਰਸਮੈਂਟ ਏਜੰਸੀਆਂ ਨੇ ਕਰੋੜਾਂ ਦੀ ਨਕਦੀ

ਜੰਮੂ 2 ਸਤੰਬਰ। ਜੰਮੂ ਅਤੇ ਕਸ਼ਮੀਰ ਵਿਧਾਨ ਸਭਾ ਚੋਣਾਂ 2024 'ਚ ਸਾਰੇ ਉਮੀਦਵਾਰਾਂ ਨੂੰ ਬਰਾਬਰੀ ਦਾ ਮੈਦਾਨ ਪ੍ਰਦਾਨ ਕਰਨ ਅਤੇ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਬਰਕਰਾਰ ਰੱਖਣ ਲਈ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਡਿਪਾਰਟਮੈਂਟ 'ਚ ਲਾਗੂ ਹੈ। ਇਸ ਵਿਚ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦੇ ਪਹਿਲੇ 12 ਦਿਨਾਂ 'ਚ, ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਇਨਫੋਰਸਮੈਂਟ ਏਜੰਸੀਆਂ ਨੇ 5.71 ਕਰੋੜ ਰੁਪਏ ਦੀ ਨਕਦੀ, ਡਰਾਗ ਅਤੇ ਸ਼ਰਾਬ ਸਟੋਕ ਹੋਰ ਸਮੱਗਰੀ ਜਬਤ ਕੀਤੀ। ਜਬਤ ਕੀਤੀ ਗਈ ਨਕਦੀ ਅਤੇ ਹੋਰ ਮੁਢਲੇ ਵਸਤੂਆਂ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸਨ। ਇਸ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਚੋਣਾਂ 3 ਪੜਾਵਾਂ 'ਚ 18 ਸਤੰਬਰ 2024 ਨੂੰ ਸ਼ੁਰੂ ਹੋਣ ਵਾਲੀਆਂ ਹਨ, ਜਿਸ 'ਚ 88 ਲੱਖ ਤੋਂ ਵੱਧ ਵੋਟਰ ਆਪਣੇ ਚੋਣ ਅਧਿਕਾਰ ਦੀ ਵਰਤੋਂ ਕਰਨ ਦੇ ਯੋਗ ਹਨ। ਜੰਮੂ ਕਸ਼ਮੀਰ ਦੇ ਮੁੱਖ ਚੋਣ ਅਧਿਕਾਰੀ ਦੇ ਦਫਤਰ ਦੇ ਇਕ ਬਿਆਨ 'ਚ ਕਿਹਾ ਗਿਆ, "ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜੰਮੂ ਕਸ਼ਮੀਰ ਦੀ ਵਿਧਾਨ ਸਭਾ ਲਈ ਆਮ ਚੋਣਾਂ ਦੀ ਐਲਾਨ ਦੀ ਤਾਰੀਖ ਤੋਂ, ਪਹਿਲੇ 12 ਦਿਨਾਂ 'ਚ ਆਦਰਸ਼ ਚੋਣ ਜਾਬਤਾ ਲਾਗੂ ਹੋਣ ਤੋਂ ਬਾਅਦ ਜੰਮੂ ਕਸ਼ਮੀਰ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਵੱਖ-ਵੱਖ ਇਨਫੋਰਸਮੈਂਟ ਏਜੰਸੀਆਂ ਵੱਲੋਂ 5.71 ਕਰੋੜ ਰੁਪਏ ਦੀਆਂ ਦਵਾਈਆਂ, ਨਕਦੀ ਅਤੇ ਸ਼ਰਾਬ ਜਬਤ ਕੀਤੀ ਗਈ ਹੈ।"

ਇਨਫੋਰਸਮੈਂਟ ਏਜੰਸੀਆਂ ਨੇ ਕਰੋੜਾਂ ਦੀ ਨਕਦੀ ਜਬਤ ਕੀਤੀ ਹੈ। ਜਿਨ੍ਹਾਂ ਪਾਸੋਂ ਪੁਲਸ ਨੇ ਅਗਲੇਰੀ ਤਫ਼ਤੀਸ਼ ਦੌਰਾਨ ਕੁਲ 10 ਵੱਖ-ਵੱਖ ਕੰਪਨੀ ਦੇ ਕੀਮਤੀ ਮੋਬਾਈਲ ਵੀ ਬਰਾਮਦ ਕੀਤੇ ਹਨ। ਡੀ.ਐੱਸ.ਪੀ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਲੰਮੇ ਸਮੇਂ ਤੋਂ ਲੋਕਾਂ ਦੇ ਮੋਬਾਈਲ ਫੋਨ ਖੋਹਣ ਦਾ ਯਤਨ ਕਰ ਰਹੇ ਸਨ। ਇਸ ਤੋਂ ਇਲਾਵਾ ਦੋਵਾਂ ਪਾਸੋਂ ਬਰਾਮਦ ਕੀਤੇ ਗਏ ਬੁੱਲਟ ਮੋਟਰਸਾਈਕਲ ਅਤੇ ਐਕਟੀਵਾ ਨੂੰ ਇਨ੍ਹਾਂ ਵੱਲੋਂ ਚੋਰੀ ਕੀਤਾ ਗਿਆ ਸੀ, ਜਿਨ੍ਹਾਂ ਦੀ ਵਰਤੋਂ ਵਾਹਨ ਚੋਰੀ ਅੰਜਾਰ ਦੇਣ ਵਿਚ ਕੀਤੀ ਜਾਂਦੀ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ ਥਾਣਾ ਸਿਟੀ ਤਰਨਤਾਰਨ ਵਿਖੇ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇਸਪੇਕਟਰ ਹਰਜਿੰਦਰ ਸਿੰਘ, ਏ.ਐੱਸ.ਆਈ ਗੁਰਮੀਤ ਸਿੰਘ ਪਾਰਡ ਤੋਂ ਇਲਾਵਾ ਹੋਰ ਕਰਮਚਾਰੀ ਮੌਜੂਦ ਸਨ।

## ਟਿੱਪਰ 'ਚ ਮੋਟਰਸਾਈਕਲ ਵੱਸੋਟ ਨਾਲ ਇਕ ਵਿਅਕਤੀ ਦੀ ਮੌਤ

ਝਬਾਲ 2 ਸਤੰਬਰ। ਅੰਮ੍ਰਿਤਸਰ ਝਬਾਲ ਰੋਡ 'ਤੇ ਮੌਤ ਨੌਠਾ ਵਿਖੇ ਅੱਜ ਇਕ ਟਰੱਕ (ਟਿੱਪਰ) ਨਾਲ ਇਕ ਮੋਟਰਸਾਈਕਲ ਦੀ ਜੋਰਦਾਰ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ 'ਤੇ ਦੋ ਵਿਅਕਤੀ ਸਵਾਰ ਸਨ। ਟੱਕਰ ਇਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਦੂਜੇ ਦਾ ਗੰਭੀਰ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਕ ਹੋਰ ਹੱਥ ਮੋਟਰਸਾਈਕਲ ਜਿਸ 'ਤੇ ਦੋ ਵਿਅਕਤੀ ਅਜੂਬਾ ਸਿੰਘ ਪੁੱਤਰ ਸਰੋਣ ਸਿੰਘ ਅਤੇ ਬੀਰ ਸਿੰਘ ਪੁੱਤਰ ਅਰੁਣ ਸਿੰਘ ਵਾਸੀ ਭੈਣੀ ਰਾਜਪੁਤਾਂ ਦੇਵੇਂ ਸਵਾਰ ਸਨ। ਜਦੋਂ ਬੀਰ ਸਿੰਘ ਵਾਲੀ ਸਾਈਡ ਤੋਂ ਆ ਰਹੇ ਸਨ ਕਿ ਜਿਵੇਂ ਹੀ ਇਕਦਮ ਅੰਮ੍ਰਿਤਸਰ ਝਬਾਲ ਰੋਡ 'ਤੇ ਚੜ੍ਹੇ ਤਾਂ ਅੰਮ੍ਰਿਤਸਰ ਸਾਈਡ ਤੋਂ ਆ ਰਹੇ ਇਕ ਬਜਰੀ ਨਾਲ ਭਰੇ ਟਿੱਪਰ ਵਿੱਚ ਜਾ ਵੱਜੇ, ਜਿਸ ਨਾਲ ਟਿੱਪਰ ਦੇ ਹੇਠਾਂ ਆਉਣ ਕਾਰਨ ਅਜੂਬਾ ਸਿੰਘ ਪੁੱਤਰ ਸਰੋਣ ਸਿੰਘ ਵਾਸੀ ਭੈਣੀ ਰਾਜਪੁਤਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦੋਂ ਕਿ ਬੀਰ ਸਿੰਘ ਪੁੱਤਰ ਅਰੁਣ ਸਿੰਘ ਵਾਸੀ ਭੈਣੀ ਰਾਜਪੁਤਾਂ ਗੰਭੀਰ ਜਖਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ। ਘਟਨਾ ਦਾ ਪਤਾ ਚੱਲਣ 'ਤੇ ਥਾਣਾ ਝਬਾਲ ਤੋਂ ਪੁਲਸ ਪਾਰਟੀ ਮੌਕੇ 'ਤੇ ਪਹੁੰਚ, ਜਿਨ੍ਹਾਂ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ।

## ਬਾਰਿਸ਼ ਤੋਂ ਬਾਅਦ ਹੁਣ ਡੇਂਗੂ ਦੀ ਆਹਟ, ਲੋਕ ਤੇਜੀ ਨਾਲ ਹੋ ਰਹੇ ਬੀਮਾਰੀ ਦਾ ਸ਼ਿਕਾਰ

**ਦੇਸ਼ੀਆਂ**  
ਚੌਰਾਗਲਾ 2 ਸਤੰਬਰ। ਪੰਜਾਬ ਸਮੇਤ ਪਿਛਲੇ ਕਈ ਦਿਨਾਂ ਤੋਂ ਦੇਸ਼ ਵਿੱਚ ਡੇਂਗੂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਹਿਮਾਚਲਪੁਰ, ਬਿਠੌਰਾ, ਪਠਾਨਕੋਟ, ਅੰਮ੍ਰਿਤਸਰ ਅਤੇ ਮੁਹਾਲੀ ਸਭ ਤੋਂ ਵੱਧ ਪ੍ਰਭਾਵਿਤ ਜਿਲ੍ਹੇ ਹਨ। ਡੇਂਗੂ ਤੇ ਵਾਇਰਲ ਬੁਖਾਰ ਦੇ ਲੱਛਣ ਇੱਥੇ ਜਿਹੇ ਹੁੰਦੇ ਹਨ, ਜਿਸ ਕਾਰਨ ਬਹੁਤ ਸਾਰੇ ਲੋਕ ਇਨ੍ਹਾਂ 'ਚ ਫਰਕ ਨਹੀਂ ਕਰ ਪਾਉਂਦੇ ਹਨ। ਅਜਿਹੇ 'ਚ ਮਰੀਜ਼ ਦੀ ਹਾਲਤ ਖਰਾਬ ਹੋ ਜਾਂਦੀ ਹੈ। ਜੇਕਰ ਡੇਂਗੂ ਦੇ ਲੱਛਣਾਂ ਨੂੰ ਸਮੇਂ ਸਿਰ ਪਛਾਣ ਕੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਜਾਨਲੇਵਾ ਵੀ ਹੋ ਸਕਦਾ ਹੈ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਜਦੋਂ ਇਨ੍ਹਾਂ ਦੋਵਾਂ ਬੁਖਾਰਾਂ ਦੇ ਲੱਛਣ ਇੱਥੇ ਜਿਹੇ ਹਨ, ਵਾਇਰਲ ਬੁਖਾਰ ਵਾਇਰਸ ਨਾਲ ਆਮ ਕਾਰਨ ਹੁੰਦਾ ਹੈ। ਇਸ ਕਾਰਨ ਡੇਂਗੂ, ਜੁਕਾਮ ਤੇ ਬੁਖਾਰ ਦੀ ਸਮੱਸਿਆ ਰਹਿੰਦੀ ਹੈ। ਮੌਸਮ 'ਚ ਬਦਲਾਅ ਦੌਰਾਨ ਕਮਜ਼ੋਰ ਇਮਿਊਨਿਟੀ ਵਾਲੇ ਲੋਕ ਇਸ ਵਾਇਰਸ ਦੀ ਲਪੇਟ 'ਚ ਆ ਜਾਂਦੇ ਹਨ। ਆਮ ਤੌਰ 'ਤੇ ਵਾਇਰਲ ਬੁਖਾਰ 5 ਤੋਂ 7 ਦਿਨਾਂ ਦੇ ਅੰਦਰ ਆਪਣੇ ਆਪ ਠੀਕ ਹੋ ਜਾਂਦਾ ਹੈ। ਡੇਂਗੂ

ਬੁਖਾਰ ਸੰਕਰਮਿਤ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਤੇ ਇਸ ਦੇ ਕੱਟਣ ਤੋਂ ਕੁਝ ਦਿਨਾਂ ਬਾਅਦ ਲੱਛਣ ਦਿਖਾਈ ਦਿੰਦੇ ਹਨ। ਜੇਕਰ ਡੇਂਗੂ ਦਾ ਸਹੀ ਢੰਗ ਨਾਲ ਇਲਾਜ ਨਾ ਕੀਤਾ ਜਾਵੇ ਤਾਂ ਵਿਅਕਤੀ ਦੀ ਚਿਕਨਗੁਨੀਆ ਅਤੇ ਜੀਕਾ ਵਰਗੇ ਵਾਇਰਸ ਵੀ ਫੈਲਾਉਣ ਦੇ ਵਿਸ਼ੇਸ਼ ਸੰਕੇਤ ਸੰਗਠਨ ਮੁਝਾਬਕਾ ਦੁਨੀਆਂ ਦੇ ਲਗਭਗ 70 ਫੀਸਦੀ ਦੇ ਕੇਸ ਏਸ਼ੀਆ ਵਿੱਚ ਹੁੰਦੇ ਹਨ। ਜੇਕਰ ਇਸ ਮੱਛਰ ਵਿੱਚ ਵਾਇਰਸ ਨਹੀਂ ਹੈ ਤਾਂ ਉਸ ਦੇ ਕੱਟਣ ਨਾਲ ਡੇਂਗੂ ਨਹੀਂ ਫੈਲਦਾ। ਜੇਕਰ ਇਹ ਮੱਛਰ ਕਿਸੇ ਅਜਿਹੇ ਵਿਅਕਤੀ ਨੂੰ ਕੱਟਦਾ ਹੈ ਜੋ ਡੇਂਗੂ ਤੋਂ ਪ੍ਰਭਾਵਿਤ ਹੈ ਤਾਂ ਮੱਛਰ ਦੇ ਅੰਦਰ ਡੇਂਗੂ ਦਾ ਵਾਇਰਸ ਰਹਿੰਦਾ ਹੈ ਅਤੇ ਉਸ ਤੋਂ ਬਾਅਦ ਅਗਲੇ ਸਿਹਮੇਤ ਵਿਅਕਤੀ ਨੂੰ ਕੱਟਣ ਤੋਂ ਬਾਅਦ ਉਸ ਨੂੰ ਡੇਂਗੂ ਦਾ ਖਤਰਾ ਪੈਦਾ ਹੋ ਸਕਦਾ ਹੈ। ਸ਼ਹਿਰ 'ਤੇ ਨਾਲ-ਨਾਲ ਪਿੰਡ 'ਚ ਵੱਡੇ ਪੱਧਰ 'ਤੇ ਲੋਕ ਡੇਂਗੂ ਤੇ ਚਿਕਨਗੁਨੀਆ ਦੇ ਸ਼ਿਕਾਰ ਹੋ ਰਹੇ ਹਨ। ਡਾਕਟਰਾਂ ਅਨੁਸਾਰ ਡੇਂਗੂ ਬੁਖਾਰ ਏਸ਼ੀਆ ਮੱਛਰ ਕਾਰਨ ਫੈਲਦਾ ਹੈ ਤੇ ਇਸ ਦੌਰਾਨ ਸ਼ਹਿਰ ਵਿੱਚ ਪਲੇਟਲੇਟਸ ਦੀ ਗਿਣਤੀ ਘੱਟ ਹੋ ਜਾਂਦੀ ਹੈ। ਇਸ ਕਾਰਨ ਮੌਤ ਹੋ ਸਕਦੀ ਹੈ। ਜੇਕਰ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰ ਪਲੇਟਲੇਟਸ ਘੱਟ ਹੋਣ ਕਾਰਨ ਜ਼ਖਮੀ ਨੁਕਸਾਨ ਵੀ ਹੋ ਜਾਂਦਾ ਹੈ। ਡੇਂਗੂ ਦੇ ਲੱਛਣ ਪਾਏ ਜਾਣ 'ਤੇ ਤੁਰੰਤ ਡਾਕਟਰ ਦੀ ਸਲਾਹ ਲਵੋ।



# ਸੁਖਬੀਰ ਬਾਦਲ ਤੇ ਉਸ ਦਾ ਟੋਲਾ ਤਨਖਾਹੀਆ ਨਹੀਂ, ਸਿੱਖ ਪੰਥ ਦਾ ਅਪਰਾਧੀ ਹੈ: ਸਿੱਖ ਚਿੰਤਕ

**ਦੇਸ਼ੀਆਂ**  
ਜਲੰਧਰ 2 ਸਤੰਬਰ। ਸਿੱਖ ਪੰਥ ਦੇ ਚਿੰਤਕਾਂ ਸਿਰਦਾਰ ਗੁਰਤੇਜ ਸਿੰਘ ਆਈ. ਏ. ਐੱਸ. ਜਥੇਦਾਰ ਪਰਮਿੰਦਰ ਪਾਲ ਸਿੰਘ ਖਾਲਸਾ ਪ੍ਰਧਾਨ ਸਿੱਖ ਸੇਵਕ ਸੁਸਾਇਟੀ ਇੰਟਰਨੈਸ਼ਨਲ, ਭਾਈ ਹਰਸਿਮਰਨ ਸਿੰਘ ਪੁੱਛੇਸ਼ ਬਲਵਿੰਦਰ ਪਾਲ ਸਿੰਘ ਨੇ ਅਕਾਲ ਤਖਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਤਨਖਾਹੀਆ ਉਹ ਹੁੰਦਾ ਹੈ, ਜਿਸ ਨੇ ਧਰਮ ਦੀਆਂ ਰਵਾਇਤਾਂ ਦੀ ਉਲੰਘਣਾ ਕੀਤੀ ਹੋਵੇ ਪਰ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਪਰਿਵਾਰ 'ਤੇ ਇਸ ਦੇ ਟੋਲੇ ਵੱਲੋਂ ਕੀਤੇ ਅਣਗਿਣਤ ਅਪਰਾਧ ਸਿਆਸੀ ਹਨ, ਜਿਨ੍ਹਾਂ ਨੇ ਅਕਾਲੀ ਦਲ ਨੂੰ ਖਤਮ ਕਰਕੇ, ਪੰਥਕ ਪਰੰਪਰਾਵਾਂ ਦਾ ਘਾਣ ਕਰਕੇ ਸਿੱਖ ਪੰਥ ਅਤੇ ਸੁਮਣੀ ਅਕਾਲੀ ਦਲ ਨੂੰ ਕਮਜ਼ੋਰ ਕਰ ਦਿੱਤਾ। ਸਿੱਖ ਪੰਥ ਬਾਦਲ ਪਰਿਵਾਰ ਦੇ ਸਿੱਖ ਪੰਥ ਵਿਰੋਧੀ ਕਰਾਈਮ ਕਾਰਨ ਉਸ ਸਮੇਂ ਤੋਂ ਹੁਣ ਤੱਕ ਮਾਨਸਿਕ ਪੀੜਾ ਵਿੱਚੋਂ ਨਿਕਲ ਰਿਹਾ ਹੈ, ਜਿਸ ਕੌਮ ਦੀ ਪੰਥਕ ਜਮਾਤ ਸੁਮਣੀ ਅਕਾਲੀ ਦਲ ਇਨ੍ਹਾਂ ਗੁਨਾਹਗਾਰ ਸੱਤਾ ਦੇ ਲਾਲਚੀ ਲੀਡਰਾਂ ਕਾਰਨ ਖਤਮ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਅਕਾਲੀ ਦਲ ਦੀ ਸਿਰਜਣਾ ਅਕਾਲ ਤਖਤ ਸਾਹਿਬ ਤੋਂ ਹੋਈ ਸੀ, ਹੁਣ ਵੀ ਪੰਥਕ ਪਰੰਪਰਾਵਾਂ ਅਨੁਸਾਰ ਅਕਾਲੀ ਦਲ ਦੀ ਪੁਨਰ ਸਿਰਜਣਾ ਪੰਥਕ ਸੋਚ ਅਤੇ 1920 ਦੇ ਵਿਧਾਨ ਅਨੁਸਾਰ ਹੋਣੀ ਚਾਹੀਦੀ ਹੈ, ਜਿਸ ਦੀ ਮੁਹਿੰਮ ਦਾ ਖਰਚਾ ਸੁਖਬੀਰ

ਬਾਦਲ ਸਮੇਤ ਸਾਰੇ ਦੋਸ਼ੀ ਅਕਾਲੀ ਲੀਡਰਾਂ ਤੋਂ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਦਖਾਣੀ ਸਿਆਸਤ ਕਰਨ ਵਾਲੇ ਗੁਨਾਹਗਾਰਾਂ ਨੂੰ ਸਿੱਖ ਸਿਆਸਤ ਅਤੇ ਧਾਰਮਿਕ ਸੰਸਥਾਵਾਂ ਤੋਂ ਬੇਦਖਲ ਕਰਨਾ ਚਾਹੀਦਾ ਹੈ। ਸਿਆਸੀ ਧਾਰਮਿਕ ਸਰਗਰਮੀਆਂ ਉੱਪਰ ਪਾਬੰਦੀਆਂ ਲਗਾਉਣੀਆਂ ਚਾਹੀਦੀਆਂ ਹਨ ਤਾਂ ਜੋ ਸਿੱਖ ਪੰਥ ਦਾ ਹੋਰ ਨੁਕਸਾਨ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖਤ ਸਾਹਿਬ ਤੋਂ ਦਿੱਤਾ ਪੰਥ ਖਿਤਾਬ ਖਰੋ ਕੇ ਵਾਪਸ ਲੈਣਾ ਚਾਹੀਦਾ ਹੈ। ਇਹ ਖਿਤਾਬ ਦੇਣ ਨਾਲ ਅਕਾਲ ਤਖਤ ਸਾਹਿਬ ਅਤੇ ਮੀਰੀ ਪੀਰੀ ਗੁਰਬਚਨ ਸਿੰਘਾਂ 'ਤੇ ਦਾਗ ਲੱਗੇਗਾ। ਉਨ੍ਹਾਂ ਕਿਹਾ ਕਿ ਸਤਾ ਖਾਤਰ ਕੇਂਦਰੀ ਪਾਰਟੀਆਂ ਨਾਲ ਗੈਰ-ਸਿਧਾਂਤਕ ਸਮਝੌਤੇ ਕਰਨ ਵਾਲੇ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਟੋਲੇ ਨੇ ਅਕਾਲੀ ਦਲ ਨੂੰ ਉਸੇ ਤਰ੍ਹਾਂ ਖੋਲ੍ਹ ਕੇ ਖੋਲ੍ਹ ਕੇ ਮਾਰਿਆ ਜਿਵੇਂ ਭਾਈ ਮਨੀ ਸਿੰਘ ਨੂੰ ਮੁਗਲਾਂ ਨੇ ਸ਼ਹੀਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਅਕਾਲੀ ਦਲ ਦਾ ਪੁਰਾਤਨ ਸੰਵਿਧਾਨ ਖਤਮ ਕੀਤਾ, ਜਿਨ੍ਹਾਂ ਜਥੇਦਾਰ ਖਤਮ ਕੀਤੇ, ਪੰਥਕ ਮੰਗਾਂ ਖਤਮ ਕੀਤੀਆਂ, ਅਨੰਦਪੁਰ ਦਾ ਮਤਾ ਖਤਮ ਕਰਕੇ ਅਕਾਲੀ ਦਲ ਨੂੰ

ਪੰਜਾਬੀ ਪਾਰਟੀ ਸਿਰਜ ਕੇ ਇਸ ਨੂੰ ਦਿਸ਼ਾਹੀਣ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਿੰਘ ਸਾਹਿਬਾਨਾਂ ਵੱਲੋਂ ਬਾਦਲ ਖੜੇ ਉੱਪਰ ਅਕਾਲੀ ਰਾਜਨੀਤੀ ਚਲਾਉਣ ਉੱਪਰ ਤੁਰੰਤ ਸਕਦੇ, ਜਿਸ ਜਮਾਤ ਅਕਾਲੀ ਦਲ ਉੱਪਰ ਸਿੱਖ ਪੰਥ ਦੀ ਆਸਥਾ ਹੈ। ਉਨ੍ਹਾਂ ਜਥੇਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਕਾਲ ਤਖਤ ਸਾਹਿਬ ਵੱਲੋਂ ਇਸ ਨੂੰ ਬਚਾਉਣ ਅਤੇ ਇਸ ਦਾ ਪੁਨਰ ਇਤਿਹਾਸ ਸਿਰਜਣ ਦੇ ਯਤਨ ਕਰ ਕੇ ਚਾਹੀਦੇ ਹਨ। ਉਨ੍ਹਾਂ ਸਿੰਘ ਸਾਹਿਬਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਅਕਾਲੀ ਦਲ ਉੱਪਰ ਸੰਤ ਫਤਿਹ ਸਿੰਘ ਦੀ ਮੌਤ ਤੋਂ ਬਾਅਦ ਉਸ ਦੀਆਂ ਬਦਰੂਹਾਂ ਦਾ ਕਬਜ਼ਾ ਹੈ, ਜਿਸ ਨੇ ਸੱਤਾ ਦੀ ਲਾਲਸਾ, ਵੰਸ਼ਵਾਦ ਦੇ ਮੌਤ ਕਾਰਨ ਲਗਾਤਾਰ ਪੰਥਕ ਸੰਸਥਾਵਾਂ ਦਾ ਘਾਣ ਕੀਤਾ ਅਤੇ ਅੰਧਕ ਹਿਤਾਂ ਨੂੰ ਆਪਣੀ ਸੱਤਾ ਦੇ ਲਾਲਚ ਵਿਚ ਰੋਲਿਆ ਹੈ। ਉਨ੍ਹਾਂ ਕਿਹਾ ਕਿ ਰਾਜੀਵ-ਲੋਗੋਵਾਲ ਸਮਝੌਤਾ ਸਿੱਖ ਪੰਥ ਨਾਲ ਕੀਤੇ ਫਰਾਡ ਅਤੇ ਅਪਰਾਧ ਦਾ ਨਤੀਜਾ ਸੀ, ਜਿਸ ਦੀ ਇਹ ਅਪਰਾਧੀ ਅਕਾਲੀ ਲੀਡਰ ਬਰਸੀਆਂ ਮਨਾ ਕੇ ਸੰਤ ਹਰਚੰਦ ਸਿੰਘ ਲੋਗੋਵਾਲ ਦੇ ਗੁਨਾਹਾਂ 'ਤੇ ਮਿੱਟੀ ਪਾ ਕੇ ਉਸ ਨੂੰ ਸਿੱਖ ਪੰਥ ਦਾ ਨਾਇਕ ਸਿਰਜਣਾ ਚਾਹੁੰਦੇ ਹਨ ਅਤੇ ਆਪ ਇਸ ਦੇ

ਵਾਰਿਸ ਬਣ ਕੇ ਆਪਣੇ ਪਾਪ ਲੁਕਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀ ਇਤਿਹਾਸਕ ਲੜੀ ਸਿੱਖ ਪੰਥ ਨਾਲ ਕੀਤੇ ਅਪਰਾਧਾਂ ਨਾਲ ਜੁੜੀ ਹੈ ਜਿਸ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਅਤੇ ਉਸ ਦਾ ਪੜਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਅਤੇ ਉਸ ਦੇ ਟੋਲੇ 'ਤੇ ਸਿੱਖ ਪੰਥ ਨਾਲ ਕਮਾਏ ਪੈਂਦੇ ਅਤੇ ਅਪਰਾਧ ਕਰਨ ਦੇ ਦੋਸ਼ ਹਨ। ਉਹ ਅਕਾਲ ਤਖਤ ਸਾਹਿਬ ਵੱਲੋਂ ਦੋਸ਼ ਪੱਤਰ ਦੇ ਰੂਪ ਵਿਚ ਸਾਮਠੇ ਲਿਆਉਣੇ ਚਾਹੀਦੇ ਹਨ। ਇਸ ਸਬੰਧ ਵਿਚ ਸਾਬਕਾ ਸਿੱਖ ਜੱਜਾਂ, ਵਕੀਲਾਂ ਅਤੇ ਵਿਦਵਾਨਾਂ ਦੀ ਕਮੇਟੀ ਅਕਾਲ ਤਖਤ ਸਾਹਿਬ ਵੱਲੋਂ ਬਣਾਉਣੀ ਚਾਹੀਦੀ ਹੈ। ਇਸ ਦੇ ਘੇਰੇ ਵਿਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਇਨ੍ਹਾਂ ਦੇ ਜੋਟੀਦਾਰ, ਗਿਆਨੀ ਗੁਰਬਚਨ ਸਿੰਘ ਸਮੇਤ ਸਾਬਕਾ ਸਿੰਘ ਸਾਹਿਬਾਨ, ਸੁਮਣੀ ਕਮੇਟੀ ਦੇ ਮੈਂਬਰ ਲਿਆਉਣੇ ਚਾਹੀਦੇ ਹਨ, ਜਿਨ੍ਹਾਂ ਸੱਦਾ ਸਾਧ ਦੀ ਮੁਆਫੀ ਦੇ ਹਕ ਵਿਚ ਇਜ਼ਤਿਹਾਰ ਦੇ ਕੇ ਗੁਰੂ ਦੀ ਗੋਲ ਕੁਝਾਜ਼ੀ। ਇਸ ਤੋਂ ਬਾਅਦ ਸਮਾਰ ਭਰ ਦੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਅਕਾਲ ਤਖਤ ਸਾਹਿਬ ਤੋਂ ਫੈਸਲਾ ਹੋਣਾ ਚਾਹੀਦਾ ਹੈ, ਜੋ ਸਾਰੇ ਸਮਾਰ ਵਿਚ ਆਨਲਾਈਨ ਹੋਵੇ ਅਤੇ ਅਕਾਲ ਤਖਤ ਸਾਹਿਬ ਦੀ ਮਹੱਤਤਾ ਅਤੇ ਪ੍ਰਕਾਸ਼ ਵਧ ਸਕੇ, ਜੋ ਬਾਦਲ ਪਰਿਵਾਰ ਨੇ ਵਹਿ-ਚੋਰੀ ਕੀਤੀ। ਇਸ ਤੋਂ ਬਾਅਦ ਕੋਈ ਵੀ ਸਿੱਖ ਆਗੂ ਸਿੱਖ ਪੰਥ ਦੀ ਪਿੱਠ 'ਤੇ ਡੋਗਰਾਸ਼ਾਹੀ ਵਾਂਗ ਛੁਰਾ ਨਾ ਮਾਰ ਸਕੇ।

